

ਖੇਡ ਵਿਕਾਸ ਤੋਂ ਚਾਹ ਯੁਗ

SIKHBOOKCLUB.COM

ਗਿ. ਸੰਤ ਸਿੰਘ ਮਸਕੀਨ

www.sikhbookclub.com

ਪੰਜ ਵਿਕਾਰ ਤੇ ਚਾਰ ਯੁਗ

SIKHBOOKCLUB.COM

ੴ ਸਤਿਗੁਰ ਪ੍ਰਸਾਦਿ ॥

ਪੰਜ ਵਿਕਾਰ ਤੇ ਚਾਰ ਯੁਗ

ਲੇਖਕ :

ਗਿ: ਸੰਤ ਸਿੰਘ 'ਮਸਕੀਨ'

ਪ੍ਰਕਾਸ਼ਕ :

ਗੁਰ ਜੋਤੀ ਐਂਟਰਪ੍ਰਾਈਜ਼ਜ਼

PANJ VIKAR TE CHAR YUG
by
GIANI SANT SINGH "MASKEEN"

©

ਸਭ ਹੱਕ ਪ੍ਰਕਾਸ਼ਕ ਦੇ ਰਾਖਵੇਂ ਹਨ।
ਬਿਨਾਂ ਆਗਿਆ ਕੋਈ ਨਾ ਛਾਪੇ।

ਪਹਿਲੀ ਵਾਰ : ਡਰਵਰੀ 2001
ਦੂਜੀ ਵਾਰ : ਨਵੰਬਰ 2004
ਤੀਜੀ ਵਾਰ : ਜਲਾਈ 2005
ਚੌਥੀ ਵਾਰ : ਦਸੰਬਰ 2010

ਮੁੱਲ : 55-00 ਰੁਪਏ

ਮਿਲਣ ਦੇ ਪਤੇ:
ਗੁਰ ਜੋਤੀ ਐਂਟਰਪ੍ਰਾਈਜ਼ਸ
ਫੇਂਡ ਨੰ: 2, ਅਲਵਰ - 301 001
ਫੋਨ: 0144-2344312, 2331313

ਸਿੰਘ ਬ੍ਰਾਤ

*
ਬਜ਼ਾਰ ਮਾਈ ਸੇਵਾ, ਅੰਮ੍ਰਿਤਸਰ - 143 006
*
S.C.O. 223-24, ਸਿਟੀ ਸੈਟਰ, ਅੰਮ੍ਰਿਤਸਰ - 143 001
E-mail : singhbro@vsnl.com
Website : www.singhbrothers.com

ਪ੍ਰਕਾਸ਼ਕ :
ਗੁਰ ਜੋਤੀ ਐਂਟਰਪ੍ਰਾਈਜ਼ਸ
ਫੇਂਡ ਨੰ: 2, ਅਲਵਰ - 301 001
ਫੋਨ: 0144-2344312, 2331313
E-mail : gurjyoti@sancharnet.in

ਪ੍ਰਿੰਟਰਜ਼ :
ਪ੍ਰਿੰਟਵੈਲ, 146, ਇੰਡੀਅਲ ਫੇਕਲ ਪੁਆਇੰਟ, ਅੰਮ੍ਰਿਤਸਰ

ਤਤਕਰਾ

—ਦੇ ਸ਼ਬਦ	7
• ਕਾਮ	9
• ਕ੍ਰਿਧ	24
• ਲੋਭ	39
• ਮੌਹ	55
• ਅਹੰਕਾਰ	70
• ਚਾਰ ਯੁਗ	87

www.sikhbookclub.com

ਕਾਮ

ਹੋ ਕਾਮੁ ਨਰਕ ਬਿਸ਼ਾਅੰ ਬਹੁ ਜੌਨੀ ਭ੍ਰਾਵਣਹੁ ॥
 ਚਿਤ ਹਰਦੈ ਵੈ ਲੋਕ ਗੀਮੁ ਜਪ ਤਪ ਸੀਲ ਬਿਦਾਰਣਹੁ ॥
 ਅਲਪ ਸੁਖ ਅਵਿਤ ਚੰਚਲ ਉੱਚ ਨੌਜ ਸਮਾਵਣਹੁ ॥
 ਤਵ ਤੈ ਬਿਮੁੰਚਿਤ ਸਾਧ ਸੇਗਾਮ ਓਟ ਰਾਲਕ ਨਾਰਾਇਣਹੁ ॥

(ਸਲੋਕ ਸਹਸ਼ਕਿਤੀ ਮ: ੫, ਪੰਨਾ 1358)

ਧਾਰਮਿਕ ਦੂਨੀਆ ਵਿਚ ਕਾਮ ਇਕ ਐਸਾ ਵਿਸ਼ਾ ਹੈ, ਇਕ ਐਸਾ ਪ੍ਰਕਰਣ ਹੈ, ਇਕ ਐਸਾ ਅਛੂਤਾ ਮਜ਼ਮੂਨ ਹੈ, ਜਿਸ 'ਤੇ ਬਹੁ-ਪੱਖੀ ਵਿਚਾਰ ਜੋ ਕਿਧਰੇ ਹੋਈ ਵੀ ਹੈ ਤਾਂ ਦੱਬੇ ਹੋਏ ਅਲਫਾਜ਼ ਵਿਚ, ਖੁੱਲ੍ਹੇ ਸ਼ਬਦਾਂ ਵਿਚ ਨਹੀਂ। ਪਰ ਉਸ ਦਾ ਵੀ ਇਕ ਕਾਰਨ ਦਿਖਾਈ ਦਿੰਦਾ ਹੈ। ਮਨੁੱਖ ਦਾ ਲੋਭ ਬਾਹਰ ਪ੍ਰਗਟ ਹੁੰਦਾ ਹੈ। ਬਾਹਰ ਦਾ ਉਪ-ਲਕਸ਼, ਧਨ ਦੀ ਪਕੜ, ਪਦਾਰਥਾਂ ਦੀ ਪਕੜ ਔਰ ਉਸ ਲਈ ਭੱਜ ਦੌੜ ਦਿਖਾਈ ਦਿੰਦੀ ਹੈ। ਕ੍ਰਿਪਾਤਰ ਮਨੁੱਖ ਦਾ ਕ੍ਰੋਪ ਵੀ ਇਕ ਐਸਾ ਕ੍ਰੋਪ ਹੈ, ਜੋ ਬਾਹਰ ਜਾਂ ਕਿਸੇ 'ਤੇ ਪ੍ਰਗਟ ਹੁੰਦਾ ਹੈ ਤਾਂ ਦਿਖਾਈ ਦਿੰਦਾ ਹੈ ਕਿ ਇਹ ਇਸ ਵਕਤ ਕ੍ਰੋਪ ਵਿਚ ਜੀਅ ਰਿਹਾ ਹੈ, ਅੰਤ ਆਦਿ ਕਾਲ ਤੋਂ ਬੋਲਾਂ ਦੇ ਰਾਹੀਂ, ਤਰ੍ਹਾਂ ਤਰ੍ਹਾਂ ਦੀ ਕ੍ਰਿਤ ਰਾਹੀਂ ਪ੍ਰਗਟ ਹੋ ਜਾਂਦਾ ਰਿਹਾ ਹੈ। ਦ੍ਰਿਸ਼ਟਮਾਨ ਕਾਮ ਇਕ ਅੰਦਰੂਨੀ ਵੇਗ ਹੈ, ਇਕ ਅੰਦਰੂਨੀ ਬਿਰਤੀ ਹੈ, ਅੰਦਰ ਦਾ ਇਕ ਉਛਾਲ ਹੈ। ਸ਼ਾਇਦ ਇਹ ਕ੍ਰਿਤ ਵੀ ਅੰਦਰੂਨੀ ਬਣ ਗਈ ਹੈ, ਅੰਤ ਪਰਦੇ ਵਿਚ ਬਣਦੀ ਹੈ। ਕ੍ਰੋਪ ਕ੍ਰਿਤ ਪ੍ਰਗਟ ਹੈ, ਲੋਭ ਕ੍ਰਿਤ ਪ੍ਰਗਟ ਹੈ, ਅਹੰਕਾਰ ਪ੍ਰਦਰਸ਼ਿਤ ਹੁੰਦਾ ਹੈ, ਲੋਕਿਨ ਕਾਮ ਪਰਦੇ ਵਿਚ ਹੁੰਦਾ ਹੈ, ਛੁਪ ਕੇ। ਇਸ ਕ੍ਰਿਤ ਨੂੰ ਸਭ ਤੋਂ ਛੁਪਾਇਆ ਜਾਂਦਾ ਹੈ, ਹਰ ਇਕ ਤੋਂ ਛੁਪਾਇਆ ਜਾਂਦਾ ਹੈ, ਸ਼ਾਇਦ ਇਸੇ ਵਾਸਤੇ ਕਾਮ ਦੀ ਖੁੱਲ੍ਹੀ ਕੇ ਕੋਈ ਚਰਚਾ ਨਹੀਂ ਹੁੰਦੀ। ਇਸ ਦੇ ਸੰਬੰਧ ਵਿਚ ਮਹਾਪੁਰਸ਼ਾ ਨੇ ਖੁੱਲ੍ਹੀ ਕੇ ਕੋਈ ਲਿਖਿਆ ਵੀ ਨਹੀਂ। ਲਿਖੇ ਹੋਏ ਗ੍ਰੰਥ ਮਿਲਦੇ ਨੇ ਲੋਭ 'ਤੇ, ਕ੍ਰੋਪ 'ਤੇ, ਅਹੰਕਾਰ 'ਤੇ, ਮੋਹ 'ਤੇ, ਲੋਕਿਨ ਇਹ ਵਿਸ਼ਾ ਬੜੇ ਬੜੇ ਸਤਿ ਪੁਰਸ਼ਾਂ ਦੀ ਕਲਮ ਤੋਂ ਵੀ ਅਛੂਤਾ ਰਿਹਾ ਹੈ ਅੰਤ ਮੂਲ ਕਾਰਨ ਏਹੀ ਦਿਖਾਈ ਦਿੰਦਾ ਹੈ। ਕਾਮ ਕ੍ਰਿਤ ਮਨੁੱਖ ਸ਼ਰੋਆਮ ਨਹੀਂ ਕਰਦਾ। ਇਹ ਗੱਲ ਵੱਖਰੀ ਹੈ ਕਿ ਪਸੂ ਸ਼ਰੋਆਮ ਕਰਦਾ ਹੈ,

ਪੰਡੀ ਸ਼ਰੋਆਮ ਕਰਦੇ ਹਨ ਅੰਤ ਇਸ ਕ੍ਰਿਤ ਨੂੰ ਦਿਨ ਦੇ ਵਿਚ ਕਰਦੇ ਨੇ, ਜਦ ਕਿ ਮਨੁੱਖ ਨੇ ਇਸ ਕ੍ਰਿਤ ਨੂੰ ਰਾਤ ਲਈ ਚੁਣਿਆ ਹੈ—ਪਰਦੇ ਵਿਚ, ਰਾਤ ਦੇ ਪਰਦੇ ਵਿਚ, ਛੁਪ ਕੇ, ਰਾਤ ਦੇ ਅੰਪਕਾਰ ਵਿਚ। ਏਹੀ ਕਾਰਨ ਹੈ ਇਸਦੀ ਵਿਚਾਰ ਜੇ ਕਿਧਰੇ ਹੋਈ ਵੀ ਹੋਵੇ ਤਾਂ ਬਹੁਤ ਤਾਗੀਕੀ ਵਿਚ ਅੰਤ ਪਰਦੇ ਵਿਚ ਛਿਪ ਛਿਪ ਕੇ ਹੋਈ ਹੈ। ਕੋਥ ਦੀ ਚਰਚਾ ਮਨੁੱਖ ਸ਼ਰੋਆਮ ਕਰਦਾ ਹੈ, ਅਹੰਕਾਰ ਦੀ ਗੱਲ ਵੀ ਸ਼ਰੋਆਮ ਕਰਦਾ ਹੈ। ਬਹਿਸ ਮੁਬਾਹਸੇ ਵਿਚ ਮੌਹ ਦਾ ਜ਼ਿਕਰ ਆਮ ਚਲਦਾ ਹੈ, ਲੇਕਿਨ ਕਾਮ, ਇਸ ਦੀ ਵਿਚਾਰਧਾਰਾ, ਇਸ ਦੀ ਚਰਚਾ, ਇਸ ਬਾਰੇ ਬਹਿਸ ਮੁਬਾਹਸਾ ਕਰਨ ਨੂੰ ਵੀ ਮਨੁੱਖ ਕਿਸੇ ਵਿਸ਼ੇਸ਼ ਥਾਂ ਨੂੰ ਚੁਣਦਾ ਹੈ ਅੰਤ ਵਿਸ਼ੇਸ਼ ਵਿਅਕਤੀ ਨੂੰ ਚੁਣਦਾ ਹੈ ਅੰਤ ਹਰ ਇਕ ਦੇ ਸਾਰਮਣੇ ਇਸ ਦੀ ਚਰਚਾ ਕਰਨ ਲੱਗਿਆ ਸੰਕੇਚ ਕਰਦਾ ਹੈ। ਏਹੀ ਕਾਰਨ ਹੈ ਕਿ ਚਾਹੇ ਰਾਜਨੀਤਿਕ ਦੁਨੀਆ ਹੈ, ਚਾਹੇ ਸਮਾਜਿਕ ਦੁਨੀਆ ਹੈ, ਚਾਹੇ ਧਾਰਮਿਕ ਦੁਨੀਆ ਹੈ, ਹਰ ਵਿਸੇ 'ਤੇ ਵਿਚਾਰ ਕਰ ਲਈਏ, ਏਹੀ ਇਕ ਵਿਸ਼ਾ ਹੈ, ਜੋ ਅਛੂਤਾ ਰਹਿ ਗਿਆ ਹੈ। ਜੇ ਪੁਰਾਤਨ ਰਿਸ਼ੀਆਂ ਨੇ ਜੈਸੇ ਕਿ ਵਾਤਿਸ਼ਾਇਨ ਯਾ ਕੋਕਾ ਪੰਡਿਤ ਇਤਿਹਾਸਿਕ ਨੇ ਕਾਮ ਸੂਤਰ ਲਿਖੇ ਵੀ ਹਨ ਤਾਂ ਇਹ ਕੋਈ ਬਹੁਤ ਸਾਰੇ ਗ੍ਰੰਥ ਨਹੀਂ, ਬੜੇ ਨੇ। ਹੈਰਾਨਗੀ ਦੀ ਗੱਲ ਇਹ ਹੈ ਕਿ ਇਨ੍ਹਾਂ ਮਹਾਂਪੁਰਸ਼ਾਂ ਨੇ ਵੀ ਜੋ ਕੁਛ ਲਿਖਿਆ ਹੈ, ਸਿਰਫ਼ ਕਾਮ ਕ੍ਰਿਤ ਨੂੰ ਕਿਵੇਂ ਪ੍ਰਗਟ ਕਰਨਾ ਹੈ, ਕਿਵੇਂ ਪ੍ਰਯੋਗ ਕਰਨਾ ਹੈ, ਇਹੋ ਕੁਛ ਹੀ ਲਿਖਿਆ ਹੈ। ਕੋਈ ਮਹਾਂਪੁਰਸ਼ ਇਹ ਹੀ ਲਿਖੇ ਕਿ ਭੋਗ ਕਿਵੇਂ ਕਰਨਾ ਹੈ, ਇਸ ਨੂੰ ਕਿਵੇਂ ਪ੍ਰਗਟ ਕਰਨਾ ਹੈ, ਤਾਂ ਇਕ ਗੱਲ ਸਪੱਸ਼ਟ ਹੈ ਕਿ ਇਹ ਕੋਈ ਮਹਾਂਪੁਰਸ਼ ਨਹੀਂ ਹੈ। ਅਗਰ ਕੋਈ ਅਹੰਕਾਰ ਦੀ ਵਿਆਖਿਆ ਇਸ ਢੰਗ ਨਾਲ ਕਰੇ ਕਿ ਕਿਵੇਂ ਅਹੰਕਾਰੀ ਬਣੀਦਾ ਹੈ ਤੇ ਕਿਵੇਂ ਅਹੰਕਾਰ ਨੂੰ ਪ੍ਰਦਰਸ਼ਿਤ ਕਰੀਦਾ ਹੈ ਅੰਤ ਹੋਕਾਰ ਪ੍ਰਗਟ ਕਰਨ ਦੇ ਢੰਗ ਦੱਸੇ, ਉਕਸਾਹਟ ਦੇ ਢੰਗ ਦੱਸੇ, ਇਹ ਵਿਚਾਰ, ਇਹ ਲੇਖਣੀ ਕੋਈ ਮਹਾਨ ਲੇਖਣੀ ਨਹੀਂ ਹੈ ਅੰਤ ਇਸ ਸੰਬੰਧ ਵਿਚ ਕੋਈ ਲਿਖੇ ਕਿ ਲੇਖੀ ਕਿਵੇਂ ਬਣੀਦਾ ਹੈ ਅੰਤ ਲੇਖ ਨੂੰ ਕਿਵੇਂ ਪ੍ਰਗਟ ਕਰੀਦੇ, ਤਾਂ ਇਹ ਗੱਲ ਸਪੱਸ਼ਟ ਹੋਵੇਗੀ ਕਿ ਇਹ ਕੋਈ ਲੇਖੀ ਹੈ। ਇਸ ਵਾਸਤੇ ਐਸਾ ਜਾਪਦਾ ਹੈ ਕਿ ਵਾਤਿਸ਼ਾਇਨ ਯਾ ਕੋਕਾ ਪੰਡਿਤ ਨੇ ਜੋ ਕਾਮ ਸੂਤਰ ਲਿਖੇ ਨੇ, ਕਾਮ ਉਭਾਰਨ ਲਈ, ਕਾਮ ਪ੍ਰਦਰਸ਼ਿਤ ਕਰਨ ਲਈ ਕਿ ਕਾਮੀ ਕਿਵੇਂ ਬਣੀਦੇ ਅੰਤ ਕਾਮ ਨੂੰ ਕਿਵੇਂ ਪ੍ਰਦਰਸ਼ਿਤ ਕਰੀਦੇ, ਭਾਰਤੀ ਗ੍ਰੰਥਾਂ ਦੀ ਕੋਟੀ ਵਿਚ ਕੋਈ ਵੀ ਦਰਜਾ ਪ੍ਰਾਪਤ ਨਹੀਂ ਕਰ ਸਕੇ। ਉਹ ਕਾਮੀਆਂ ਦੀ ਲੇਖਣੀ ਬਣ ਕੇ ਰਹਿ ਗਏ, ਕਾਮੀਆਂ ਦੇ ਪੜ੍ਹਨ ਯੋਗ ਰਹਿ ਗਏ। ਵਾਸਤਾ ਵਿਚ ਗ੍ਰਾਮੇ ਮਨੁੱਖਾਂ ਦੀ ਵਾਸਤਾ ਉਜਾਗਾਰ ਕਰਨ ਲਈ ਹੀ ਉਹਨਾਂ ਨੂੰ ਪੜ੍ਹਨਾ ਪੜ੍ਹਾਉਣਾ

ਸ਼ੁਰੂ ਕੀਤਾ ਗਿਆ ਸੀ। ਇਹ ਹੀ ਕਾਰਨ ਹੈ ਕਿ ਧਰਮ ਦੀ ਦੁਨੀਆ ਵਿਚ ਅੰਨ੍ਤਰ ਸਮਾਜਿਕ ਦੁਨੀਆ ਵਿਚ ਇਹ ਗ੍ਰੰਥ ਪ੍ਰਤਿਸ਼ਠਾ ਨਹੀਂ ਪਾ ਸਕੇ। ਇਸ ਅਛੂਤੇ ਵਿਸ਼ੇ ਨੂੰ ਧੰਨ ਗੁਰੂ ਨਾਨਕ ਦੇਵ ਜੀ ਅੰਨ੍ਤਰ ਗੁਰੂ ਅਰਜਨ ਦੇਵ ਜੀ ਨੇ ਬਾਕਾਇਦਾ ਛੁਹਿਆ ਹੈ, ਆਪਣੇ ਵਿਚਾਰਾਂ ਵਿਚ ਥਾਂ ਦਿੱਤੀ ਹੈ। ਇਹ ਤਾਂ ਠੀਕ ਹੈ ਕਿ ਜਨਮ ਦੀ ਕਿਰਿਆ ਕਾਮ-ਆਸ਼ਾਹਿਤ ਹੈ, ਜੇਕਰ ਕਾਮ ਬੰਦ ਹੋ ਜਾਏ, ਕਾਮ ਚੱਲੇ ਹੀ ਨਾ ਤਾਂ ਜਨਮ ਬੰਦ ਹੋ ਜਾਏਗਾ। ਜਨਮ ਕਾਮ ਹੈ, ਕਾਮ ਜੀਵਨ ਦਾ ਬੀਮਾ ਹੈ। ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਇਸ ਦੀ ਜੋ ਵਿਆਖਿਆ ਕਰ ਰਹੇ ਨੇ, ਆਪਣੇ ਪਾਵਨ ਸ਼ਬਦਾਂ ਵਿਚ ਜੋ ਥਾਂ ਦਿੱਤੀ ਹੈ, ਮਹਿਜ਼ ਇਸ ਲਈ ਕਿ ਜੈਸੇ ਅਧਿਕ ਮਾਡਰਾ ਵਿਚ ਖਾਣਾ ਹੋਇਆ ਭੋਜਨ ਅੰਮ੍ਰਿਤ ਦੀ ਥਾਂ ਜ਼ਹਿਰ ਬਣ ਜਾਂਦਾ ਹੈ, ਤੌਦਰੂਸਤੀ ਦੀ ਥਾਂ 'ਤੇ ਰੋਗ ਪੈਦਾ ਕਰਦਾ ਹੈ, ਇਸ ਤਰ੍ਹਾਂ ਅਸੀਮ ਕਾਮ, ਜੀਵਨ ਨੂੰ ਵਿਕਸਤ ਨਹੀਂ ਕਰਦਾ, ਬਲਕਿ ਜੀਵਨ ਨੂੰ ਫ੍ਰਿਸਟ ਕਰਦਾ ਹੈ। ਤਰਾਜ਼ਲੀ ਵਿਚ ਲੈ ਜਾਂਦਾ ਹੈ ਅੰਨ੍ਤ ਏਹੀ ਬਾਰ ਬਾਰ ਦੇ ਜਨਮ ਦਾ ਕਾਰਨ ਬਣਦਾ ਹੈ। ਸ਼ਾਇਦ ਇਸੇ ਵਾਸਤੇ ਹੀ ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਫੁਰਮਾਨ ਕਰ ਰਹੇ ਹਨ ਕਿ ਕਾਮ ਅਨੰਤ ਜੁਨਾਂ ਵਿਚ ਪਾਉਣ ਦਾ ਕਾਰਨ ਹੈ। ਜੀਵਨ ਭਟਕਦਾ ਰਹਿੰਦਾ ਹੈ ਅਨੰਤ ਜਨਮਾਂ ਤਕ। ਸਾਹਿਬ ਫੁਰਮਾਨ ਕਰਦੇ ਹੋ “ਹੇ ਕਾਮੰ ਨਰਕ ਬਿਸ਼ਾਮੰ ਬਹੁ ਜੋਨੀ ਭ੍ਰਾਵਣਹ॥” ਇਸ ਦੀ ਮੂਲ ਵਿਆਖਿਆ ਤਾਂ ਇੰਜ ਬਣਦੀ ਹੈ ਕਿ ਜਦੋਂ ਜਨਮ ਹੀ ਕਾਮ ਤੋਂ ਹੋਇਐ, ਤੇ ਕਾਮ ਦੀ ਅੰਸ਼ ਜੀਵਨ ਵਿਚ ਲਾਜ਼ਮੀ ਹੋਵੇਗੀ। ਜੈਸੇ ਮਾਂ-ਬਾਪ ਤੋਂ ਸਰੀਰ ਆਇਐ, ਤੇ ਸਰੀਰ ਦੇ ਵਿਚ ਮਾਂ ਬਾਪ ਦੀ ਅੰਸ਼ ਮੌਜੂਦ ਹੈ “ਮਾ ਕੀ ਰਕਤੁ ਪਿਤਾ ਬਿਦੁ ਧਾਰਾ”। ਪਾਤਸ਼ਾਹ ਇੰਜ ਵੀ ਫੁਰਮਾਨ ਕਰਦੇ ਹੋ :

ਪਾਣੀ ਮੈਲਾ ਮਾਟੀ ਗੋਰੀ ॥

ਇਸ ਮਾਟੀ ਕੀ ਪੁਤਰੀ ਜੋਰੀ ॥

(ਗਊਂਡੀ ਕਬੀਰ ਜੀ, ਪੰਨਾ 336)

ਪਿਤਾ ਦਾ ਮੈਲਾ ਪਾਣੀ, ਮਾਂ ਦੀ ਲਾਲ ਮਿੱਟੀ, “ਮਾਟੀ ਗੋਰੀ”, ਲਾਲ ਮਿੱਟੀ। “ਇਸ ਮਾਟੀ ਕੀ ਪੁਤਰੀ ਜੋਰੀ!” ਇਹ ਗੋਰੀ ਲਾਲ ਮਿੱਟੀ ਤੇ ਮੈਲਾ ਪਾਣੀ, ਇਨ੍ਹਾਂ ਦੇ ਸਹਿਯੋਗ ਨਾਲ ਇਹ ਮਨੁੱਖੀ ਪੁਤਲਾ ਬਣਿਆ। ਮਿੱਟੀ ਤੇ ਪਾਣੀ ਦਾ ਮੰਬਨ ਕੀਤਾ ਇਕ ਵੇਗ ਨੇ। ਇਸ ਦਾ ਨਾਮ ਹੈ ਕਾਮ। ਇਸ ਵੇਗ ਨੇ ਮਿੱਟੀ ਤੇ ਪਾਣੀ ਨੂੰ ਜੋੜਿਆ। ਇਸ ਪੁਤਲੇ ਵਿਚ ਮਿੱਟੀ ਹੈ, ਪਾਣੀ ਹੈ ਅੰਨ ਵੇਗ ਵੀ ਹੈ, ਮਾਂ ਦਾ ਝੂਨ ਵੀ ਹੈ, ਪਿਤਾ ਦਾ ਬਿੰਦ ਵੀ ਹੈ ਇਸ ਕਾਇਆ ਵਿਚ। ਲੇਕਿਨ ਕਾਮ ਦਾ ਵੇਗ ਵੀ ਹੈ, ਜਨਮ ਤੋਂ। ਇਸ ਬਿੰਦ ਨੂੰ, ਇਸ ਝੂਨ ਨੂੰ ਅਸੀਂ ਕਾਇਆ ਵਿੱਚੋਂ ਕੱਢ ਨਹੀਂ ਸਕਦੇ ਤੇ ਜਿਥੇ ਇਸ ਬਿੰਦ ਨੂੰ, ਇਸ

ਮੂਨ ਨੂੰ, ਇਸ ਕਾਇਆ ਵਿੱਚੋਂ ਕੱਚ ਨਹੀਂ ਸਕਦੇ ਉਥੇ ਕਾਮ ਨੂੰ ਵੀ ਨਹੀਂ ਕੱਚ ਸਕਦੇ। ਤੋਂ ਤਿੰਨਾਂ ਦੇ ਮਿਸ਼ਨ ਦੇ ਨਾਲ ਹੀ ਇਹ ਕਾਇਆ ਦਾ ਢਾਂਚਾ ਬਣਿਆ, ਇਹ ਪੁਤਲਾ ਬਣਿਆ। “ਪਾਨੀ ਮੈਲਾ ਮਾਟੀ ਗੋਗੀ॥” ਇਸ ਮਾਟੀ ਕੀ ਪੁਤਰੀ ਜੋਗੀ॥” ਬੜਾ ਸੁੰਦਰ ਇਹ ਪੁਤਲਾ ਬਣਿਆ। ਕਬੀਰ ਜੀ ਮਹਾਰਾਜਾ ਕਾਮ ਦੇ ਤਿਆਗ ਦਾ ਉਪਦੇਸ਼ ਨਹੀਂ ਦੇ ਰਹੇ। ਇਸ ਉਪਦੇਸ਼ ਵਿਚ ਕਾਮ ਦੇ ਪ੍ਰਤਿ ਸੰਜਮ ਹੈ। ਜੇਸੇ ਬਾਕਾਇਦਾ ਆਯੁਰਵੇਦ ਗ੍ਰੰਥ ਕਹਿੰਦੇ ਨੇ ਕਿ ਭੁੱਖ ਲੱਗੇ ਖਾਧਾ ਹੋਇਆ ਭੋਜਨ ਦਾਰੂ ਹੈ, ਐਸੀ ਹੈ, ਅੰਮ੍ਰਿਤ ਹੈ, ਪਰ ਭੁੱਖ ਨਹੀਂ, ਇਕ ਇਕ ਬੁਰਕੀ ਪਾਈ ਹੋਈ ਰੋਗ ਪੈਦਾ ਕਰੇਗੀ; ਸਰੀਰ ਦੀ ਲੋੜ ਨਹੀਂ, ਤੂੰ ਦੇ ਰਿਹਾ ਹੈਂ। ਕਾਮ ਦਾ ਵੇਗ ਸਰੀਰ ਦੀ ਅਧਿਕ ਸ਼ਕਤੀ ਹੈ ਜੋ ਸਰੀਰ ਵਿਚ ਨਹੀਂ ਸਮਾਅ ਸਕਦੀ, ਅੰਤ ਉਹ ਅਧਿਕ ਵੇਗ ਪ੍ਰਭਲ ਵਾਸਨਾ ਹੁੰਦੀ ਹੈ, ਜੋ ਕਾਮ ਬਣਦੀ ਹੈ। ਇਸ ਦਾ ਨਿਕਾਸ ਸਹੀ ਢੰਗ ਨਾਲ ਹੋ ਸਕੇ, ਸੰਜਮ-ਮਈ ਹੋ ਸਕੇ, ਬਾਕਾਇਦਾ ਸਿਖਸ਼ਾ ਹੈ, ਦਿਖਸ਼ਾ ਹੈ, ਮਰਯਾਦਾ ਬਣਾਈ ਹੋਈ ਹੈ। ਕਾਮ ਸਰੀਰ ਦਾ ਹਿੱਸਾ ਹੈ, ਸੋਚਣੀ ਦਾ ਨਹੀਂ। ਪਰ ਅੱਜ ਦੇ ਸਮੇਂ ਵਿਚ ਕਾਮ ਚਿੰਤਾ ਦਾ ਹਿੱਸਾ ਬਣ ਗਿਆ ਹੈ, ਕਾਮ ਸੋਚਣੀ ਦਾ ਹਿੱਸਾ ਬਣ ਗਿਆ ਹੈ। ਸਰੀਰ ਦੇ ਵਿਚ ਤਾਂ ਹੈ, ਇਹ ਮਨ ਦੇ ਵਿਚ ਵੀ ਹੈ; ਚਿੰਤਨ ਵਿਚ ਆ ਗਿਆ, ਸੋਚਣੀ ਵਿਚ ਆ ਗਿਆ, ਵਿਕਾਰਾਂ ਵਿਚ ਆ ਗਿਆ, ਤਾਂ ਹੀ ਤਾਂ ਬਾਜ਼ਾਰ ਵਿਚ ਇਤਨਾ ਸਾਹਿਤ ਆ ਗਿਆ, ਲੋਕੀ ਮਹੀਨ ਕੇ ਪੜ੍ਹੇ ਨੇ, ਸਾਹਿਤ ਵਿਚ ਕਾਮ ਹੀ ਕਾਮ ਹੈ। ਸਾਹਿਤਕਾਰਾਂ ਦੀ ਕਲਮ ਕਾਮ ਦੇ ਸੰਬੰਧ ਵਿਚ ਹੀ ਲਿਖ ਰਹੀ ਹੈ। ਲਾਜ਼ਮੀ ਤੌਰ 'ਤੇ ਸਾਹਿਤਕਾਰ ਕਾਮ ਬਾਰੇ ਸੋਚ ਰਹੇ ਨੇ, ਕਾਮ ਦਾ ਚਿੰਤਨ ਕਰ ਰਹੇ ਨੇ, ਕਾਮ ਦੇ ਵਿਚਾਰ ਉਨ੍ਹਾਂ ਦੇ ਅੰਦਰ ਚੱਲ ਰਹੇ ਨੇ, ਸੋਚਣੀ ਬਣ ਗਈ ਹੈ। ਕਿਸੇ ਵਕਤ ਸ਼ਾਇਰੇ ਮਸ਼ਰਕ ਡਾਕਟਰ ਮੁਹੰਮਦ ਇਕਬਾਲ ਨੇ ਆਖਿਆ ਸੀ:

ਹਿੰਦ ਕਾ ਸ਼ਾਇਰ ਸੂਰਤ-ਗਰ ਵ ਅੜਸਾਨਾ-ਨਵੀਸ।
ਹੈ ਬੇਚਾਰੇ ਪਰ ਆਜ ਤਕ ਅੰਤ ਸਵਾਰ।

ਭਾਵੇਂ ਉਸਨੇ ਆਪਣੇ ਦੇਸ਼ ਦੀ ਗੱਲ ਕੀਤੀ ਹੈ, ਪਰ ਇਹ ਜੋ ਨਾਵਲਿਸਟ ਨੇ, ਕਹਾਣੀਕਾਰ ਨੇ, ਸੰਗਤਰਾਸ਼ ਨੇ, ਸ਼ਾਇਰ ਨੇ, ਦਾਰਸ਼ਨਿਕ ਨੇ, ਵਿਚਾਰਕ ਨੇ, ਇਨ੍ਹਾਂ ਦੇ ਵਿਚਾਰਾਂ ਵਿਚ, ਇਨ੍ਹਾਂ ਦੀ ਲੇਖਣੀ ਵਿਚ, ਇਨ੍ਹਾਂ ਦੀ ਚਿੱਤਰਕਾਰੀ ਵਿਚ, ਇਨ੍ਹਾਂ ਦੀ ਸੰਗਤਰਾਸ਼ੀ ਵਿਚ, ਕਾਮ ਹੀ ਕਾਮ ਹੈ। ਮਨ ਵਿਚ ਕਾਮ ਤੋਂ ਬਿਨਾਂ ਹੋਰ ਕੁਛ ਨਹੀਂ ਹੈ। ਸਾਰਾ ਸਾਹਿਤ ਕਾਮ-ਆਸ਼ਿਰਤ ਹੋ ਗਿਆ ਹੈ ਅੰਤ ਇਸੇ ਦੀਆਂ ਕਹਾਣੀਆਂ, ਸ਼ਾਇਰੀ ਦੇ ਆਧਾਰ 'ਤੇ ਬਣਨ ਵਾਲੀਆਂ ਫਿਲਮਾਂ, ਕਾਮ ਦੀ ਪ੍ਰਦਰਸ਼ਿਤ ਤਸਵੀਰ ਬਣ ਰਾਈਆਂ ਨੇ। ਚਾਰੋਂ

ਪਾਸੇ ਮਨ ਵਿਚ ਕਾਮ ਹੀ ਕਾਮ ਛਾਇਆ ਹੋਇਆ ਹੈ। ਪੋਸਟਰ, ਇਸ਼ਤਿਹਾਰ, ਫਿਲਮਾਂ, ਮੈਗਜ਼ੀਨ, ਸ਼ਾਇਰੀ, ਸੰਗਤਰਾਸੀ, ਸਭ ਕਾਮ ਦੀ ਨੁਮਾਇਸ਼ ਬਣ ਕੇ ਰਹਿ ਗਏ ਹਨ। ਕਾਮ ਚਿੰਤਨ ਬਣ ਗਿਆਂ, ਕਾਮ ਵਿਚਾਰ ਬਣ ਗਿਆਂ, ਕਾਮ ਸੋਚਣੀ ਬਣ ਗਿਆਂ, ਕਾਮ ਯਾਦ ਬਣ ਗਿਆਂ, ਕਾਮ ਰਾਮ ਬਣ ਗਿਆਂ, ਕਾਮ ਪਰਮਾਤਮਾ ਬਣ ਗਿਆਂ। ਚਾਹੀਦਾ ਤਾਂ ਐਸਾ ਸੀ ਕਿ ਕਾਮ ਨੂੰ ਰਾਮ ਬਣਾਂਦੇ, ਲੇਕਿਨ ਕਾਮ ਹੀ ਰਾਮ ਹੋ ਗਿਆਂ ਅੱਠ ਚਾਰੇ ਪਾਸੇ ਕਾਮ ਹੀ ਮਨੁੱਖ ਦੇ ਦਿਮਾਗਾਂ 'ਤੇ ਛਾ ਕੇ ਰਹਿ ਗਿਆਂ। ਕਾਮ ਇਕ ਐਸਾ ਜਜ਼ਬਾ ਹੈ, ਜਦੋਂ ਵਿਚਾਰਾਂ ਵਿਚ ਆ ਜਾਏ, ਸੋਚਣੀ ਵਿਚ ਆ ਜਾਏ, ਚਿੰਤਨ ਵਿਚ ਆ ਜਾਏ ਤਾਂ ਇਸਦਾ ਗ੍ਰਹਿਣਾ ਹੋਇਆ ਮਨੁੱਖ ਰਾਮ ਦਾ ਚਿੰਤਨ ਨਹੀਂ ਕਰ ਸਕਦਾ, ਨਾਮ ਦਾ ਸਿਮਰਨ ਨਹੀਂ ਕਰ ਸਕਦਾ। ਭਗਤ ਰਵਿਦਾਸ ਜੀ ਮਹਾਰਾਜ਼ ਫੁਰਮਾਨ ਕਰਦੇ ਹੋਏ :

ਤੁਮ ਕਹੀਐਤ ਹੋ ਜਗਤ ਗੁਰ ਸੁਆਮੀ ॥
ਹਮ ਕਹੀਐਤ ਕਲਿਜੁਗ ਕੇ ਕਾਮੀ ॥

(ਜੈਤਸਰੀ ਸ੍ਰੀ ਗਵਿਦਾਸ ਜੀ, ਪੰਨਾ 710)

ਹੋ ਜਗਤ ਗੁਰੂ! ਹੋ ਜਗਤ ਦੇ ਮਾਲਕ ਪਰਮਾਤਮਾ! ਅਸੀਂ ਤਾਂ ਇਸ ਦੌਰ ਦੇ, ਇਸ ਕਲਿਜੁਗ ਦੇ ਕਾਮੀ ਜੀਵ ਹਾਂ, ਕਾਮ ਨਾਲ ਭਰੇ ਹੋਏ ਹਾਂ। ਪ੍ਰਥਮ ਇਸ ਕਾਮ ਨੂੰ ਅਰਥਾਂ ਦੇ ਰੂਪ ਵਿਚ ਸਮਝਣਾ ਹੈ। ਕਾਮ ਦੇ ਅੱਖਰੀ ਅਰਥ ਨੂੰ ਕਾਮਨਾ ਅੱਗੇ ਕਾਮਨਾਵਾਂ ਦੇ ਵਿਚ ਬਹੁਤ ਵਾਸ਼ਨਾਵਾਂ ਹਨ। ਇਸ ਵਾਸਤੇ ਇਹ ਸ਼ਬਦ ਬਣ ਗਿਆ ਕਾਮਨਾ। ਕਾਮਨਾ ਦੇ ਵਿਚ ਪਦਾਰਥ ਹੋਵਣ ਤੋਂ ਕਾਮ ਲੋਭ, ਕਾਮਨਾ ਸੱਤਾ ਦੀ ਹੋਵੇ ਤੋਂ ਕਾਮ ਅਹੰਕਾਰ, ਅਰ ਚੂਕਿ ਕਾਮਨਾ ਬਹੁਤੀ ਵਾਸ਼ਨਾ ਦੀ ਹੈ, ਇਸ ਵਾਸਤੇ ਕਾਮ, ਵਾਸ਼ਨਾ 'ਤੇ ਪ੍ਰਚੱਲਤ ਹੋ ਗਿਆ। ਕਾਮ ਲੋਭ, ਕਾਮ ਅਹੰਕਾਰ, ਇਹ ਕਬਨੀ ਵਿਚ ਨਾ ਆ ਸਕਿਆ, ਇਹ ਲੇਖਣੀ ਵਿਚ ਵੀ ਨਾ ਆ ਸਕਿਆ। ਕਾਮ ਦੇ ਅਰਥ ਨੇ ਕਾਮਨਾ, ਕਿਉਂਕਿ ਕਾਮਨਾ ਦੀ ਜ਼ਿਆਦਾ ਵਾਸ਼ਨਾ ਹੈ, ਰੂਪ ਹੈ, ਏਹੀ ਕਾਰਨ ਹੈ ਕਿ ਕਾਮ ਦੇ ਅਰਥ ਹੀ ਬਣ ਗਏ ਵਾਸ਼ਨਾ, ਕਾਮ ਦੇ ਅਰਥ ਹੀ ਬਣ ਗਏ ਰੂਪ :

ਰੂਪੈ ਕਾਮੈ ਦੇਸਤੀ ਭੁਪੈ ਸਾਦੈ ਰੰਡੁ ॥

(ਮਲਾਰ ਵਾਰ ਮ: 4, ਪੰਨਾ 1288)

ਜੇਸੇ ਸਵਾਦ ਸਾਰਾ ਭੁੱਖ ਦੇ ਵਿਚ ਹੈ, ਭੱਜਨ ਵਿਚ ਨਹੀਂ, ਇਵੇਂ ਵਾਸ਼ਨਾ ਰੂਪ 'ਤੇ ਆਕਰਸ਼ਿਤ ਹੁੰਦੀ ਹੈ, ਰੂਪ ਦੀ ਤਰਫ ਧਿਰਦੀ ਹੈ, ਤੋਂ ਕਾਮ ਤੇ ਰੂਪ ਦੀ ਦੇਸਤੀ ਬਣ ਗਈ। ਇਕ ਸਾਇਰ ਨੇ ਸ੍ਰੀਦਰ ਲਿਖਿਆ ਹੈ, ਕਹਿੰਦਾ ਹੈ :

ਜਬ ਹੁਸਨ ਹੀ ਨਹੀਂ ਤੇ ਇਸ਼ਕ ਭੀ ਪੈਦਾ ਨਹੀਂ ਹੋਤਾ ।
ਬੁਲਖਲ ਗੁਲੇ ਦੀਵਾਰ ਪਰ ਸੈਦਾ ਨਹੀਂ ਹੋਤਾ ।

ਦੀਵਾਰ 'ਤੇ ਜੋ ਫੁੱਲ ਬਣਿਆ ਹੋਇਆ ਹੈ, ਕੋਈ ਬੁਲਖਲ ਉਸ ਉੱਤੇ ਨਗਮੇ
ਨਹੀਂ ਅਲਾਪਦੀ, ਨਹੀਂ ਚਹਿਚਹਾਂਦੀ, ਨਹੀਂ ਗੀਤ ਗਾਉਂਦੀ, ਕਿਉਂਕਿ ਹੁਸਨ
ਦੀ ਤਸਵੀਰ ਹੈ, ਹੁਸਨ ਨਹੀਂ ਹੈ; ਰੂਪ ਦੀ ਛਾਇਆ ਹੈ, ਰੂਪ ਨਹੀਂ ਹੈ। ਤੇ
ਪੰਛੀ ਸਿਆਣੇ ਨੇ, ਛਾਇਆ 'ਤੇ ਆਸ਼ਕ ਨਹੀਂ ਹੁੰਦੇ, ਛਾਇਆ 'ਤੇ ਫਿਦਾ
ਨਹੀਂ ਹੁੰਦੇ। ਮਨੁੱਖ ਤਾਂ ਕਿਸੇ ਥਾਂ ਪੰਛੀ ਤੋਂ ਵੀ ਗਿਆ ਗੁਜ਼ਰਿਆ ਹੁੰਦਾ ਹੈ।
ਇਹ ਤਾਂ ਤਸਵੀਰਾਂ 'ਤੇ ਵੀ ਮੋਹਿਤ ਹੈ, ਚਾਹੇ ਉਹ ਚਲਦੀ ਫਿਰਦੀ ਤਸਵੀਰ
ਹੈ ਜੈਸੇ ਕਿ ਫਿਲਮਾਂ, ਚਾਹੇ ਦੀਵਾਰਾਂ 'ਤੇ ਉਕਰੀਆਂ ਹੋਈਆਂ ਤਸਵੀਰਾਂ ਤੇ
ਚਾਹੇ ਤਰ੍ਹਾਂ ਤਰ੍ਹਾਂ ਦੀ ਮਸ਼ੁੰਗੀ ਹੈ, ਚਿੱਤਰਕਾਰੀ ਹੈ, ਮਨੁੱਖ ਤਾਂ ਉਸ ਉੱਤੇ
ਵੀ ਫਿਦਾ ਹੋਇਆ ਹੋਇਆ ਹੈ। ਇਹ ਹੀ ਕਾਰਨ ਹੈ ਮਹਿਜ਼ ਤਸਵੀਰਾਂ ਵਾਲੇ
ਮੈਗਾਜ਼ੀਨ ਬਹੁਤ ਵਿਕ ਰਹੇ ਨੇ, ਬਹੁਤ ਪੜ੍ਹੇ ਜਾ ਰਹੇ ਨੇ ਅਤੇ ਤਸਵੀਰਾਂ ਮਨੁੱਖ
ਦੇਖਦਾ ਹੈ, ਮੂੰਬ ਦੇਖਦਾ ਹੈ। ਦੂਰ ਕਿਉਂ ਸਾਉ, ਮਨੁੱਖ ਦਾ ਵੇਗ ਤਾਂ ਕਿਸੇ
ਸਮੇਂ ਇਤਨੀ ਸਿਖਰਤਾ 'ਤੇ ਪਹੁੰਚਿਆ ਸੀ ਕਿ ਜਾਮੀਨ 'ਤੇ ਮੰਦਿਰ ਵੀ ਕਾਮ
ਦੇ ਬਣੇ, ਰਾਮ ਦੇ ਨਹੀਂ, ਜੈਸੇ ਕਿ ਖਜੂਰਾਹੇ ਦੇ ਮੰਦਿਰ, ਕੇਨਾਰਕ ਦੇ ਮੰਦਿਰ,
ਜਗਨਨਾਥ ਪੱਥਰ 'ਤੇ ਉਕਰੀਆਂ ਤਸਵੀਰਾਂ, ਮੂਰਤੀਆਂ। ਹੈਰਾਨਗੀ ਦੀ ਗੱਲ
ਤਾਂ ਇਹ ਹੈ ਕਿ ਖਜੂਰਾਹੇ ਨੂੰ ਦੇਖਣ ਲਈ ਦੇਸ਼-ਵਿਦੇਸ਼ ਤੋਂ ਭੀੜ ਪਹੁੰਚ ਰਹੀ
ਹੈ ਅਤੇ ਛੋਟਾ ਜਿਹਾ ਕਸ਼ਬਾ ਹੈ, ਫਿਰ ਵੱਡੇ ਚਾਰੇ ਪਾਸੇ ਛਾਈਵ ਸਟਾਰ ਹੋਟਲ
ਨੇ, ਏਅਰਪੋਰਟ ਵੀ ਹੈ। ਮੂੰਬ ਜਾਂਦੇ ਨੇ ਸੈਲਾਨੀ, ਸੈਕੜੇ ਏਕਜ਼ਾਨਾ ਵਿਚ ਫੈਲੇ
ਹੋਏ ਇਨ੍ਹਾਂ ਮੰਦਿਰਾਂ ਨੂੰ ਦੇਖਣ ਲਈ। ਕੀ ਹੈ ਇਨ੍ਹਾਂ ਮੰਦਿਰਾਂ ਵਿਚ ? ਕੋਈ
ਕਬਾਹੀ ਰੱਹੀ ਹੈ ? ਕੋਈ ਕੀਰਤਨ ਹੈ ਰਿਹਾ ਹੈ ? ਕਿਸੇ ਸੰਤ ਦੀ ਮੂਰਤੀ ਦੇ
ਚਰਘਨ ਕਰਨ ਜਾ ਰਹੇ ਨੇ ? ਕਿਸੇ ਅਵਤਾਰ ਦੇ ਚਿੱਤਰ ਦੇ ਚਰਘਨ ਕਰਨ
ਜਾ ਰਹੇ ਨੇ ? ਕਤਈ ਨਹੀਂ। ਉਥੋਂ ਜੋ ਮੂਰਤੀਆਂ ਨੇ ਉਹ ਕਾਮ ਦੀਆਂ ਮੂਰਤੀਆਂ
ਨੇ, ਵਾਸ਼ਨਾ ਦੀਆਂ ਮੂਰਤੀਆਂ ਨੇ, ਮਨੁੱਖ ਦੇਖਣ ਜਾ ਰਿਹਾ ਹੈ। ਮਨੁੱਖ ਦੇ
ਅੰਦਰ ਦੀ ਵਾਸ਼ਨਾ ਮਨੁੱਖ ਨੂੰ ਮਜ਼ਬੂਰ ਕਰਦੀ ਹੈ, ਇਹ ਖਜੂਰਾਹੇ ਦੇ ਮੰਦਿਰ
ਦੇਖਦੇ, ਪੁਰੀ ਵਿਚ ਜਗਨਨਾਥ ਦੇ ਮੰਦਿਰ ਦੀਆਂ ਤਸਵੀਰਾਂ ਦੇਖਦਾ ਹੈ। ਇਸ
ਤੋਂ ਸਪੱਸ਼ਟ ਹੁੰਦਾ ਹੈ ਕਿ ਮਨੁੱਖ ਦੇ ਇਸ ਵਾਸ਼ਨਾ ਦੇ ਵੇਗ ਨੇ ਜੋ ਮੰਦਿਰ ਬਣਾਏ,
ਵਾਸ਼ਨਾ ਦੇ ਬਣਾਏ, ਕਾਮ ਦੇ ਬਣਾਏ, ਰਾਮ ਦੇ ਨਹੀਂ ਬਣਾਏ। ਹੁਣ ਇਸ ਸਦੀ
ਵਿਚ, ਇਸ ਯੁਗ ਵਿਚ, ਦਿਲ ਦਿਮਾਗ 'ਤੇ ਕਾਮ ਹੀ ਛਾ ਗਿਐ। ਹਰ ਪਾਸੇ
ਇਸ ਦੀ ਵਿਚਾਰ, ਇਸ ਦੀ ਪ੍ਰਦਰਸ਼ਨੀ, ਅਖਬਾਰਾਂ ਵਿਚ, ਸ਼ਾਇਰੀ ਵਿਚ,
ਫਿਲਮਾਂ ਵਿਚ, ਸਾਹਿਤ ਵਿਚ ਅਤੇ ਤਰ੍ਹਾਂ ਤਰ੍ਹਾਂ ਦੀਆਂ ਤਸਵੀਰਾਂ ਵਿਚ। ਚਾਰੇ

ਪਾਸੇ ਕਾਮ ਦਾ ਇਤਨਾ ਪ੍ਰਗਟਾਵਾ ਹੋਵੇ, ਪ੍ਰਚਾਰ ਹੋਵੇ ਤੇ ਕੋਈ ਗਿਆਨੀ,
ਕੋਈ ਸਾਧਕ ਰਾਮ ਦਾ ਚਿੰਤਨ ਕਰੋ, ਇਸ ਯੁਗ ਵਿਚ ਕਠਿਨ ਹੈ। ਜੇ ਕਰ
ਸਕੇ ਤਾਂ ਉਹ ਮਹਾਨ ਹੈ। ਭਗਤ ਰਵਿਦਾਸ ਜੀ ਮਹਾਰਾਜ ਨੂੰ ਦੁੱਖਿਤ ਹੋ ਕੇ
ਕਹਿਣਾ ਪਿਆ :

ਤੁਮ ਕਹੀਅਤ ਹੋ ਜਗਤ ਗੁਰ ਸੁਆਮੀ ॥
ਹਮ ਕਹੀਅਤ ਕਲਿਜੁਗ ਕੇ ਕਮੀ ॥

ਇਸੇ ਕਾਮ ਦੇ ਹੜ੍ਹ ਵਿਚ ਬਹਿ ਗਿਆ ਸਮੁੱਚਾ ਮਗਰਿਬ—ਯੌਰਪ,
ਅਮਰੀਕਾ, ਕੈਨੇਡਾ। ਬਦਕਿਸਮਤੀ ਹੈ ਕਿ ਭਾਰਤ ਜੋ ਸਦੀਆਂ ਤੋਂ ਧਾਰਮਿਕ
ਦੇਸ਼ ਹਿੈ, ਅੱਜ ਯੌਰਪ ਦੀ ਨਕਲ ਕਰ, ਮਗਰਿਬ ਦੀ ਨਕਲ ਕਰ, ਕਾਮ
ਦੇ ਵੇਗ ਵਿਚ ਬਹਿ ਗਿਆਂ, ਕਾਮ ਦੀ ਦਲਦਲ ਵਿਚ ਛਸ ਗਿਆਂ ਅੱਤੇ ਏਹੀ
ਕਾਰਨ ਹੈ ਕਿ ਰਾਮ ਦਾ ਚਿੰਤਨ ਘਟਦਾ ਜਾ ਰਿਹੈ। ਮੌਚੀ, ਚੁੱਡੀਆਂ ਗੰਢਣ
ਵਾਲੇ ਤਾਂ ਕਦਮ ਕਦਮ 'ਤੇ ਬਹੁਤ ਮਿਲਦੇ ਨੇ, ਪਰ ਕਿਸੇ ਰਵਿਦਾਸ ਦੇ ਦਰਸ਼ਨ
ਨਹੀਂ ਹੁੰਦੇ। ਕਪਕੇ ਬੁਣਨ ਵਾਲੇ ਤਾਂ ਬਹੁਤ ਮਿਲਦੇ ਨੇ, ਪਰ ਕਬੀਰ ਦੇ ਦਰਸ਼ਨ
ਨਹੀਂ ਹੁੰਦੇ। ਨਾਈ ਤਾਂ ਬਹੁਤ ਨੇ, ਪਰ ਸੈਣ ਜੀ ਕਿਥੇ। ਕਪਿੜਿਆਂ ਨੂੰ ਰੋਗਾਣ
ਵਾਲੇ ਬਥੇ ਮਿਲਦੇ ਨੇ, ਪਰ ਨਾਮਦੇਵ ਜੀ ਕਿਥੇ। ਹੇ ਮਹਾਂ ਪ੍ਰਭੂ! ਹੁਣ ਇਹ
ਕਿਥੇ। ਹੁਣ ਕੋਈ ਮੀਰਾ ਹੱਥ ਵਿਚ ਦੋ-ਤਾਰਾ ਲੈ ਕੇ ਭਜਨ ਵਿਚ ਫੁੱਝੀ ਹੋਈ
ਨਹੀਂ ਦਿਖਾਈ ਦਿੰਦੀ। ਹੁਣ ਕੋਈ ਮਾਤਾ ਭਾਗ ਕੌਰ ਸੁਰਖੀਰਤਾ ਦੀ ਮੁਰਤੀ
ਨਹੀਂ ਦਿਖਾਈ ਦਿੰਦੀ। ਸਮੁੱਚਾ ਜਗਤ ਕਾਮ ਦੇ ਵਹਿਣ ਵਿਚ ਬਹਿ ਟੁਰਿਆ
ਹੈ, ਇਸੇ ਹੜ੍ਹ ਵਿਚ ਬਹਿ ਟੁਰਿਆ ਹੈ। ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ
ਇਸ ਪਾਵਨ ਪਵਿੱਤਰ ਸਲੋਕ ਵਿਚ ਇਸੇ ਵੇਗ ਦਾ ਜ਼ਿਕਰ ਕਰ ਰਹੇ ਨੇ :

ਹੇ ਕਾਮੁੰ ਨਰਕ ਬਿਸ਼ਾਮੁੰ ਬਹੁ ਜੰਨੀ ਭੁਮਾਵਣਹ ॥
ਚਿੜ ਹਰਣੈ ਬੈ ਲੋਕ ਗੰਮੁੰ ਜਪ ਤਪ ਸੀਲ ਬਿਦਾਰਣਹ ॥

ਹੇ ਕਾਮ! ਤੂੰ ਕੌਤੇ ਹੋਏ ਜਪ ਨੂੰ, ਕੀਤੇ ਹੋਏ ਤਪ ਨੂੰ ਭੰਗ ਕਰਦਾ ਏਂ।
ਨਾ ਤੂੰ ਸੰਜਮ ਰਹਿਣ ਦਿੰਦਾ ਏਂ, ਨਾ ਜਪ ਰਹਿਣ ਦੇਨਾ ਏਂ, ਨਾ ਤਪ ਰਹਿਣ
ਦੇਨਾ ਏਂ। ਇਤਨਾ ਚੰਚਲ ਕਰ ਦੇਨਾਂ ਏਂ ਕਿ ਮਨੁੱਖ ਲਈ ਰਾਮ ਦਾ ਚਿੰਤਨ
ਕਰਨਾ ਕਠਿਨ ਹੈ ਜਾਂਦਾ ਹੈ, ਨਿਹਚਲ ਨਾਲ ਜੁੜਨਾ ਕਠਿਨ ਹੋ ਜਾਂਦਾ ਏਂ।
ਚੰਚਲ ਦਾ ਮਤਲਬ ਹੈ—ਚੱਲ, ਚੱਲ, ਚੱਲ। ਇਤਨਾ ਚਲਾਇਮਾਨ ਕਰ ਦਿੰਦਾ
ਹੈ ਮਨ, ਉਹ ਜੋ ਨਿਹਚਲ ਹੈ, ਨਹੀਂ ਚੱਲਦਾ, ਟਿਕਿਆ ਹੋਇਆ ਹੈ, ਉਸ
ਨਾਲ ਟਿਕਣਾ, ਉਸ ਨਾਲ ਜੁੜਨਾ ਕਠਿਨ ਹੋ ਜਾਂਦਾ ਹੈ ਅੱਤੇ ਜੀਵਨ ਚੰਚਲਤਾ
ਦੇ ਵਹਿਣ ਵਿਚ ਬਹਿ ਟੁਰਦਾ ਹੈ। ਅਗੋਂਮੀ ਮਹਾਨ ਇਹ ਜੀਵਨ ਕਾਮ ਦੀ

ਦਾ ਚਿੰਤਨ ਚਲਦਾ ਰਿਹਾ। ਕਹਾਣੀਆਂ ਨੇ, ਗਾਬਾਵਾਂ ਨੇ। ਇੰਦਰ ਅਪਛਰਾਵਾਂ ਭੇਜਦਾ ਰਿਹਾ; ਕਿਧਰੇ ਮੇਨਕਾ, ਕਿਧਰੇ ਉਰਵਸ਼ੀ। ਕਿਧਰੇ ਤਪ ਭੰਗ ਹੋਏ ਨੇ ਵਿਸਵਾਮਿੱਤਰ ਦੇ; ਕਿਧਰੇ ਬ੍ਰਿਸ਼ਟ ਹੁੰਦੇ ਨੇ ਸਿੰਗੀ ਰਿਸੀ; ਕਿਧਰੇ ਵਾਸ਼ਨਾ ਦੇ ਦਲਦਲ ਵਿਚ ਫਸਦੇ ਨੇ ਜੌਗੀ ਰਾਜ ਮਛੰਦਰਨਾਥ। ਵਾਸਤਵ ਵਿਚ ਕੋਈ ਸਵਰਗ ਤੋਂ ਕਿਸੇ ਅਪਛਰਾ ਨੂੰ ਨਹੀਂ ਭੇਜਦਾ, ਬਲਕਿ ਵਾਸ਼ਨਾ ਹੀ ਕਲਪਨਾ ਦਾ ਸਵਰਗ ਖੜ੍ਹਾ ਕਰ ਦਿੰਦੀ ਹੈ। ਕਲਪਨਾਵਾਂ ਦੀਆਂ ਹੁੰਰਾਂ ਖੜ੍ਹੀਆਂ ਕਰ ਦੇਂਦੀ ਏ। ਕਲਪਨਾਵਾਂ ਦੀਆਂ ਅਪਛਰਾਵਾਂ ਖੜ੍ਹੀਆਂ ਕਰ ਦੇਂਦੀ ਏ। ਬੈਠਾ ਸੀ ਰਾਮ ਦੇ ਚਿੰਤਨ ਵਿਚ, ਚਿੰਤਨ ਚੱਲ ਪਿਆ ਹੁੰਰਾਂ ਦਾ। ਬੈਠਾ ਸੀ ਪ੍ਰਭੂ-ਸਿਮਰਨ ਵਿਚ, ਸਿਮਰਨ ਚੱਲ ਪਿਆ ਅਪਛਰਾਵਾਂ ਦਾ, ਕਲਪਨਾ ਦਾ ਸਵਰਗ ਔਰ ਜਦ ਕਲਪਨਾ ਦੇ ਸਵਰਗ ਵਿਚ ਅਪਛਰਾਂ ਹੋਵਣ, ਹੁੰਰਾਂ ਹੋਵਣ, ਤੇ ਵਾਸਤਵ ਵਿਚ ਜੋ ਹਕੀਕਤ ਦਾ ਜਗਤ ਹੋਵੇ, ਕਿਸੇ ਨੂੰ ਵੀ ਬ੍ਰਿਸ਼ਟ ਹੁੰਦਿਆਂ ਦੇਰ ਨਹੀਂ ਹੋਵੇਗੀ। ਜੋ ਕਲਪਨਾ ਸੀ, ਸਾਕਾਰ ਹੋ ਜਾਂਦੀ ਹੈ, ਬ੍ਰਿਸ਼ਟ ਹੋ ਜਾਂਦੀ ਹੈ। ਵਿਸਵਾਮਿੱਤਰ ਬ੍ਰਿਸ਼ਟ ਹੋ ਗਏ, ਸਿੰਗੀ ਰਿਸੀ ਬ੍ਰਿਸ਼ਟ ਹੋਏ। ਮਹਾਨ ਜੋਗੀ ਮਛੰਦਰ ਨਾਥ, ਇਹ ਆਮ ਸਾਧਾਰਨ ਮਨੁੱਖ ਨਹੀਂ ਨੇ, ਜਿਨ੍ਹਾਂ ਨੇ ਵਿਚਾਰਾਂ ਦੀ ਸਿਖਿਤਾ ਨੂੰ ਛੋਹਿਆ ਸੀ, ਜਿਨ੍ਹਾਂ ਨੇ ਜੀਵਨ ਦੀਆਂ ਬੁਲੰਦੀਆਂ ਨੂੰ ਵੀ ਵੇਖਿਆ ਸੀ, ਜਿਨ੍ਹਾਂ ਨੇ ਪ੍ਰਭੂ-ਸਿਮਰਨ ਦੀਆਂ ਗਹਿਰਾਈਆਂ ਨੂੰ ਵੀ ਦੇਖਿਆ ਸੀ, ਫਿਰ ਵੀ ਵਾਸ਼ਨਾ, ਫਿਰ ਵੀ ਕਾਮਨਾ ਔਰ ਕਾਮਨਾ ਦੇ ਵਿਚ ਵਾਸ਼ਨਾ ਔਰ ਵਾਸ਼ਨਾ ਹੀ ਕਾਮਨਾ, ਇਸ ਤਰ੍ਹਾਂ ਹੀ ਕਾਮ ਵਾਸ਼ਨਾ। ਇਹ ਰਿਸੀ, ਇਹ ਜੋਗੀ, ਇਹ ਬੜੇ ਬੜੇ ਜੋਗੀਸ਼ਵਰ, ਇਹ ਬੜੇ ਬੜੇ ਤਪੀਸ਼ਵਰ ਬ੍ਰਿਸ਼ਟ ਹੁੰਦੇ ਰਹੇ, ਇਸੇ ਹੀ ਦਲਦਲ ਵਿਚ ਫਸਦੇ ਰਹੇ। ਜੀਵਨ ਸਫਲ ਕਰਨ ਲਈ ਆਏ ਸਨ, ਜੀਵਨ ਨਿਸਡਲ ਹੋ ਗਿਆ। ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਇਸ ਦੀ ਬੜੀ ਸੁਦਰ ਵਿਆਹਿਆ ਕੀਤੀ ਹੈ ਔਰ ਕੁਰਬਾਨ ਜਾਈਏ, ਸਦਕੇ ਜਾਈਏ ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਤੋਂ ਜੋ ਬੜੇ ਬਾਰੀਕ ਵਿਸ਼ਿਆਂ ਨੂੰ, ਬੜੀ ਬਾਰੀਕੀ ਨਾਲ ਛੁਹਦੇ ਨੇ ਐਰ ਵਿਸਥਾਰ ਸਹਿਤ ਪ੍ਰਗਟ ਕਰਦੇ ਨੇ। ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਛੁਰਮਾਨ ਕਰਦੇ ਨੇ:

ਪੰਕਜ ਫਾਥੇ ਪੰਕ ਮੁਗ ਮਦ ਗੁੰਡਿਆ॥

ਅੰਗ ਸੰਗ ਉਰਝਾਇ ਬਿਸਰਤੇ ਸੁੰਦਿਆ॥ (ਭਨਹੇ ਮ: ੫, ਪੰਨਾ 1362)

ਪੰਕਜ—ਪੰਕ ਕਹਿੰਦੇ ਨੇ ਚਿੱਕੜ ਨੂੰ ਤੇ ਪੰਕਜ—ਚਿੱਕੜ ਤੋਂ ਜੰਮਿਆ, (ਮਾਨੇ ਚਿੱਕੜ ਦੀ ਪੈਦਾਇਸ਼ ਹੈ)। ਕਮਲ ਦੀਆਂ ਜੜ੍ਹਾਂ ਚਿੱਕੜ ਵਿਚ ਨੇ, ਦਲਦਲ ਵਿਚ ਨੇ, ਪਰ ਮਹਿਕ ਖੇੜਾ ਉਪਰ ਹੈ, ਮਾਨੇ ਚਿੱਕੜ ਤੋਂ ਵੀ ਉਪਰ ਹੈ। ਕਈ ਦੜਾ ਐਸਾ ਹੁੰਦਾ ਹੈ, ਪਾਣੀ ਘਟਦਾ ਹੈ, ਕਮਲ ਦੀ ਬੁਲੰਦੀ ਵੀ

ਘਟਦੀ ਹੈ; ਜੋ ਗਗਨ ਨੂੰ ਚੁਮ ਰਿਹਾ ਸੀ, ਪਰਤੀ ਵੱਲ ਛਿੱਗਣ ਲੱਗ ਪੈਂਦਾ ਹੈ। ਪਾਣੀ ਘਟ ਗਿਆ, ਪਾਣੀ ਪਦਾਰਥ, ਪਾਣੀ—ਪਦਾਰਥਾਂ ਦਾ ਸੁੱਖ, ਪਰਿਵਾਰਕ ਸੁੱਖ। ਮਨੁੱਖ ਗਗਨ ਨੂੰ ਚੁਮਣ ਦੀ ਸੋਚਦਾ ਹੈ, ਲੇਕਿਨ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਬਹੁਤ ਸੁੰਦਰ ਉਦਾਹਰਣ ਦਿੱਤੀ ਹੈ। ਵਾਕਈ ਧਨ-ਸੰਪਦਾ, ਪਦਾਰਥ ਜਦ ਸਬ ਕੁਛ ਪ੍ਰਾਪਤ ਹੋ ਜਾਏ, ਪਰਿਵਾਰ ਦਾ ਸੁੱਖ, ਪਦਾਰਥਾਂ ਦਾ ਸੁੱਖ, ਧਨ-ਸੰਪਦਾ ਦਾ ਸੁੱਖ, ਸੱਤਾ ਦਾ ਸੁੱਖ, ਅੰਰ ਜਦ ਸੁੱਖ ਦੀ ਲਾਲਸਾ ਨਾ ਰਹੇ ਯਾ ਇਹ ਪਾਣੀ ਬੋੜ੍ਹਾ ਜਿਹਾ ਘਟ ਜਾਏ, ਬੋੜ੍ਹਾ ਜਿਹਾ ਬੱਲੇ ਚਲਾ ਜਾਏ, ਉਚਾਈਆਂ ਬੋੜ੍ਹੀਆਂ ਬੱਲੇ ਆ ਜਾਣ। ਮਹਾਤਮਾ ਬੁੱਧ ਰਾਜ ਘਰਾਣੇ ਤੋਂ ਹੋ ਰਾਜਕੁਮਾਰ ਸੀ। ਧਨ-ਸੰਪਦਾ ਦੀ ਬੁਲੰਦੀ ਵਿਚ ਸੀ। ਪਾਣੀ ਬਹੁਤ ਸੀ, ਪਦਾਰਥ ਬਹੁਤ ਸੀ, ਉਚਾਈਆਂ ਬਹੁਤ ਸਨ। ਇਸੇ ਤਰੀਕੇ ਨਾਲ ਸਵਾਫ਼ੀ ਮਹਾਂਬੀਰ ਰਾਜਕੁਮਾਰ ਸਨ। ਰਾਮ ਰਾਜਾ ਨੇ। ਸ੍ਰੀ ਕਿਸ਼ਨ ਰਾਜਾ ਨੇ, ਬਹੁਤ ਸਾਰੇ ਭਗਤ, ਸੰਤ ਪਦਾਰਥਾਂ ਦਾ ਜਲ ਭਾਵੇਂ ਬੋੜ੍ਹਾ ਸੀ, ਫਿਰ ਵੀ ਅਸਮਾਨਾਂ ਨੂੰ ਛੋਹਿਆ। ਇਨ੍ਹਾਂ ਦੇ ਪੂਰਬਲੇ ਪੁੰਨ ਸਨ, ਪ੍ਰਤਾਪ ਸੀ, ਅੰਰ ਪਿਛਲੇ ਜਨਮਾਂ ਦੇ ਸੰਸਕਾਰ ਸਨ, ਜਿਨ੍ਹਾਂ ਨੇ ਇਸ ਤਰੀਕੇ ਨਾਲ ਪ੍ਰੇਰਿਤ ਕੀਤਾ ਕਿ ਉਨ੍ਹਾਂ ਨੇ ਬੁਲੰਦੀਆਂ ਨੂੰ ਛੋਹਿਆ। ਹੁਣ ਆਮ ਸਾਧਾਰਨ ਮਨੁੱਖ ਦੀ ਗੱਲ, ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਬੜੇ ਆਲਮਾਨਾ ਢੰਗ ਨਾਲ ਸਮਝਾਉਂਦੇ ਹਨ—ਪਾਣੀ ਘਟਿਆ, ਕਮਲ ਬੱਲੇ ਗਿਆ, ਅਚਾਨਕ ਕਿਧਰੇ ਜੇਰ ਦੀ ਬਾਰਿਸ ਹੋਈ ਅੰਰ ਸਰੋਵਰ ਵਿਚ ਹੜ੍ਹ ਦਾ ਪਾਣੀ ਆ ਗਿਆ, ਬਹੁਤ ਵੇਗ ਨਾਲ ਆਇਆ, ਬਹੁਤ ਤੌਜੀ ਨਾਲ ਸਰੋਵਰ ਉਪਰ ਉਠਿਆ, ਕਮਲ ਸੰਭਾਲ ਨਹੀਂ ਸਕਿਆ ਆਪਣੇ ਆਪ ਨੂੰ। ਖੁਭ ਗਿਆ ਪਾਣੀ ਵਿਚ, ਸਿਰਫ ਪਾਣੀ ਵਿਚ ਹੀ ਨਹੀਂ ਭੁੱਭਿਆ, ਜਿਸ ਚਿੱਕੜ ਵਿਚ ਇਸ ਦੀਆਂ ਜੜ੍ਹਾਂ ਸਨ, ਉਸੇ ਚਿੱਕੜ ਵਿਚ ਹੀ ਖੁਭ ਕੇ ਰਹਿ ਗਿਆ। ਮਨੁੱਖ ਵੀ ਪੈਂਦਾ ਹੋਇਆ ਚਿੱਕੜ ਤੋਂ। ਜੀਵਨ ਦਾ ਕਮਲ ਚਿੱਕੜ ਤੋਂ ਪੈਂਦਾ ਹੋਇਆ, ਕਾਮ ਤੋਂ ਪੈਂਦਾ ਹੋਇਆ :

ਪੰਕਜ ਵਾਖੇ ਪੰਕ ਮਹਾ ਮਦ ਗੁੰਡਿਆ ॥

ਇਹ ਜੋ ਇਤਨਾ ਸੋਹਣਾ ਕਮਲ ਦਾ ਛੁੱਲ ਹੈ, ਇਹ ਤਾਂ ਪੰਕ ਦੀ ਦੇਣ ਏ, ਚਿੱਕੜ ਦੀ ਦੇਣ ਏ। ਇਹ ਮਨੁੱਖੀ ਜਨਮ, ਇਹ ਮਨੁੱਖੀ ਕਾਇਆ, ਇਤਨੀ ਸੁੰਦਰ ਕਾਇਆ, ਇਹ ਤਾਂ ਕਾਮ ਵੇਗ ਦੀ ਦੇਣ ਏ, ਇਹ ਤਾਂ ਜੰਮਿਆ ਹੀ ਚਿੱਕੜ ਤੋਂ ਏ। ਪਿਤਾ ਦਾ ਚਿੱਕੜ, ਮਾਂ ਦਾ ਚਿੱਕੜ, ਪਿਤਾ ਦੀ ਵਾਸਨਾ, ਉਸ ਤੋਂ ਜੰਮਿਐਂ, ਇਹ ਤਾਂ ਚਿੱਕੜ ਤੋਂ ਪੈਂਦਾ ਹੋਇਐ। ਪੈਂਦਾ ਚਿੱਕੜ ਤੋਂ ਹੋਇਐ, ਘਰ ਵਿਚ ਸੁੱਖ ਵਧੇ, ਆਰਾਮ ਵਧੇ, ਪਰ ਪ੍ਰਭੂ ਦਾ ਸਿਮਰਨ ਰੁਕ ਗਿਆ। ਆਸਮਾਨਾਂ ਨੂੰ ਛੋਹਣ ਦੀ ਲਾਲਸਾ, ਗਗਨ ਨੂੰ ਸਿਜਦਾ ਕਰਨ ਦੀ

ਲਾਲਸਾ, ਲੇਕਿਨ ਪਾਣੀ ਘਟਿਆ, ਬੱਲੇ ਆ ਗਿਆ। ਦੁੱਖ ਐਰ ਪਦਾਰਥਾਂ ਦੀਆਂ ਛੱਲਾਂ ਨੇ, ਖੜ੍ਹੇ ਨੇ ਫਰਕ ਪਾ ਦਿੱਤਾ, ਉੱਚ ਇਰਾਦਿਆਂ ਨੇ ਫਰਕ ਪਾ ਦਿੱਤਾ। ਅਚਾਨਕ ਕਿਧਰੇ ਹੜ੍ਹ ਦਾ ਪਾਣੀ, ਕਿਧਰੇ ਕਿਸੇ ਦਰਿਆ ਵਿੱਚੋਂ ਬਾਹਰ ਆ ਨਿਕਲਿਆ। ਉਸ ਨੇ ਰੁਖ ਸਰੋਵਰ ਦੀ ਤਰੜ ਕਰ ਲਿਆ। ਅਚਾਨਕ, ਅਚਨਚੇਤ ਉਸ ਨੇ ਸਰੋਵਰ ਨੂੰ ਲਬਾਲਬ ਭਰ ਦਿੱਤਾ। ਕਈ ਵਾਰੀ ਧਨ, ਸੰਪਦਾ ਤੇ ਪਦਾਰਥਾਂ ਦੇ ਅੰਬਾਰ ਮਨੁੱਖ ਦੇ ਘਰ ਵਿਚ ਲਗ ਜਾਂਦੇ ਨੇ, ਹੜ੍ਹ ਦੀ ਤਰ੍ਹਾਂ। ਮਾਨੋ ਕਿਸੇ ਦਰਿਆ ਦਾ ਵੇਗ ਸਰੋਵਰ ਦੀ ਤਰੜ ਹੋ ਗਿਆ ਹੈ। ਮਾਨੋ ਵਰਖਾ ਦੇ ਹੜ੍ਹ ਦਾ ਰੁਖ ਸਰੋਵਰ ਦੀ ਤਰੜ ਹੋ ਗਿਆ ਹੈ। ਕਿਸੇ ਕਿਸੇ ਘਰ ਵਿਚ, ਕਿਸੇ ਕਿਸੇ ਮਨੁੱਖੀ ਜ਼ਿੰਦਗੀ ਦੇ ਵਿਚ ਧਨ-ਸੰਪਦਾ ਦੀ ਬਾਰਿਸ਼ ਹੋ ਜਾਂਦੀ ਹੈ, ਕਿਧਰੇ ਸਰੋਵਰ ਵਿਚ ਦਰਿਆ ਪੈ ਗਿਆ, ਪਦਾਰਥ ਆ ਗਏ, ਇਸ ਤਰ੍ਹਾਂ ਧਨ-ਸੰਪਦਾ ਆ ਗਈ। ਇਸ ਧਨ-ਸੰਪਦਾ ਦੇ ਅਚਾਨਕ ਆਏ ਵੇਗ ਨੂੰ ਝੱਲ ਨਹੀਂ ਸਕਿਆ, ਛੁੱਬ ਗਿਆ। ਪਹਿਲੇ ਇਹ ਪਦਾਰਥਾਂ ਦੇ ਵਿਚ ਛੁੱਬਿਆ। ਇਹ ਕਮਲ ਪਾਣੀ ਵਿਚ ਛੁੱਬਿਆ, ਫਿਰ ਜਿਸ ਚਿੱਕੜ ਵਿਚ ਇਸ ਦੀਆਂ ਜੜ੍ਹਾਂ ਸਨ, ਉਸ ਤੋਂ ਪੈਦਾ ਹੋਇਆ, ਫਿਰ ਉਸੇ ਚਿੱਕੜ ਵਿਚ ਫਸ ਗਿਆ। ਫਿਰ ਤਾਂ ਅਤਿਅੱਤ ਕਾਮੀ ਹੋ ਗਿਆ। ਸੁਣਦੇ ਹਾਂ ਕਿ ਕਿਸੇ ਨਵਾਬ ਦੀਆਂ 500 ਬੇਗਮਾਂ ਸਨ, ਕਿਸੇ ਰਾਜੇ ਦੀਆਂ 400 ਰਾਣੀਆਂ ਸਨ, ਕਿਸੇ ਸ਼ੋਖ ਦੀਆਂ 100 ਬੇਗਮਾਂ ਸਨ; ਹੈਰਾਨਗੀ ਹੈ ਕਿ ਕਿਆ ਜ਼ਿੰਦਗੀ ਇਸੇ ਲਈ ਹੋ ਹੈ? ਚਿੱਕੜ ਤੇ ਜੰਮਿਆ, ਚਿੱਕੜ ਵਿਚ ਹੀ ਫਸ ਕੇ ਰਹਿ ਗਿਆ। ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ਼ ਕਹਿੰਦੇ ਨੇ:

ਪੰਕਜ ਫਾਥੇ ਪੰਕ ਮਹਾ ਪਦ ਗੁੰਡਿਆ॥
ਅੰਗ ਸੰਗ ਉਰਝਾਇ ਬਿਸਰਤੇ ਸੁੰਡਿਆ॥

ਐ ਕਮਲ! ਤੂੰ ਆਪਣੀ ਮਹਿਕ ਭੁੱਲ ਗਿਆਂ, ਆਪਣਾ ਸੁਹੱਪਣ ਭੁੱਲ ਗਿਆਂ, ਆਪਣਾ ਖੇੜਾ ਭੁੱਲ ਗਿਆਂ, ਚਿੱਕੜ ਵਿਚ ਫਸ ਕੇ ਰਹਿ ਗਿਆਂ। ਬੜੀਆਂ ਬੜੀਆਂ ਜ਼ਿੰਦਗੀਆਂ ਖਿੜੀਆਂ ਹੋਈਆਂ, ਗਗਨਚੁੰਬੀ ਇਸ ਚਿੱਕੜ ਵਿਚ ਗਾਰਕ ਹੋ ਗਈਆਂ, ਅਸੀਂ ਫਸੀਅਂ ਹੋਈਆਂ ਦੌਬੀਆਂ ਨੇ, ਇਤਿਹਾਸ ਭਰਿਆ ਪਿਆ ਹੈ। ਹੈਰਾਨਗੀ ਹੈ, ਕਿਆ ਜੀਵਨ ਸਿਰਫ ਏਸੇ ਲਈ ਹੈ? ਨਹੀਂ ਸੰਭਲ ਸਕਿਆ ਇਸ ਹਾਲਤ ਤੋਂ। ਜਿਤਨੇ ਪਦਾਰਥ ਵਧੇ, ਜਿਤਨਾ ਧਨ ਵਧਿਆ, ਜਿਤਨੇ ਦੁਨਿਆਵੀ ਸੁੱਖ ਵਧੇ, ਉਤਨਾ ਹੀ ਕਾਮੀ ਹੁੰਦਾ ਗਿਆ। ਇਸਦੀ ਵਾਸ਼ਨਾ, ਇਸ ਦੀ ਕਾਮਨਾ ਬਾਰ ਬਾਰ ਜਾ ਕੇ ਰੁਕੀ ਇਸ ਤਰੀਕੇ ਨਾਲ। ਵੈਸੇ ਤਾਂ ਕਾਮਨਾ ਇਕ ਸਰਕਲ ਵਿਚ ਦੌਤਦੀ ਹੈ, ਇਕ ਘੇਰੇ ਵਿਚ

ਦੰੜਦੀ ਹੈ। ਪੁੱਤਰ ਦੀ ਕਾਮਨਾ ਹੈ, ਮਿਲ ਗਿਆ ਪੁੱਤਰ। ਫਿਰ ਕਾਮਨਾ ਅੱਗੇ ਵਧ੍ਹਾ ਹੈ। ਮਿੱਤਰ ਦੀ ਕਾਮਨਾ, ਮਿਲ ਗਿਆ। ਫਿਰ ਧਨ-ਸੰਪਦਾ ਦੀ ਕਾਮਨਾ ਅੱਗੇ ਆਈ। ਇਹ ਵਕਤੀ ਤੌਰ 'ਤੇ ਆ ਕੇ ਰੁਕਦੀ ਏ ਇਸਤਰੀ 'ਤੇ। ਸਾਹਿਤਕਾਰਾਂ ਨੇ, ਸਾਡੇ ਦੇਸ਼ ਦੇ ਮਹਾਂਪੁਰਖਾਂ ਨੇ ਇਸਤਰੀ ਨੂੰ ਨਾਮ ਦਿੱਤਾ ਹੈ ਕਾਮਨੀ— ਕਾਮਨਾ ਦੀ ਮਣੀ। ਇਥੇ ਮਨੁੱਖ ਦੀ ਕਾਮਨਾ ਆ ਕੇ ਰੁਕ ਜਾਂਦੀ ਹੈ ਵਕਤੀ ਤੌਰ 'ਤੇ। ਘੁੰਮਦੀ ਏ, ਘੁੰਮਦੀ ਏ ਤੇ ਫਿਰ ਇਸਤਰੀ 'ਤੇ ਆ ਕੇ ਰੁਕਦੀ ਏ, ਤੋ ਇਸਤਰੀ ਬਣ ਗਈ ਕਾਮਨੀ। ਇਸਤਰੀ ਦੀ ਕਾਮਨਾ ਘੁੰਮਦੀ ਏ, ਘੁੰਮਦੀ ਏ, ਤੇ ਰੁਕਦੀ ਏ ਆ ਕੇ ਪੁਰਸ਼ 'ਤੇ; ਤੋ ਪੁਰਸ਼ ਬਣ ਗਿਆ ਕਾਮਦੇਵ। ਇਕ ਕਾਮਦੇਵ, ਇਕ ਕਾਮਨੀ। ਇਸਤਰੀ ਤੇ ਪੁਰਸ਼ ਦਾ ਇਹ ਮਿਲਨ, ਕਾਮਨਾ ਦੀ ਮਣੀ ਤੇ ਕਾਮਦੇਵ ਦਾ ਮਿਲਨ ਹੋ ਕੇ ਰਹਿ ਗਿਆ। ਜਦ ਕਿ ਇਹ ਤਾਂ ਹੋਣਾ ਚਾਹੀਦਾ ਸੀ ਗਿਆਨ ਦਾ ਮਿਲਨ, ਭਗਤੀ ਦਾ ਮਿਲਨ। ਇਸਤਰੀ ਨੂੰ ਗਿਆਨ ਮਿਲਦਾ, ਪੁਰਸ਼ ਨੂੰ ਭਗਤੀ ਮਿਲਦੀ; ਪਰ ਪੁਰਸ਼ ਨੂੰ ਮਿਲੀ ਕਾਮਨੀ, ਇਸਤਰੀ ਨੂੰ ਮਿਲਿਆ ਕਾਮਦੇਵ। ਗਿਆਨ ਦੇਵ ਰਹਿ ਗਿਆ, ਭਗਤੀ ਦੇਵੀ ਰਹਿ ਗਈ, ਭਗਤੀ ਦੀ ਮਣੀ ਰਹਿ ਗਈ। ਪੁਰਸ਼ ਦੀ ਚਮਕ-ਚਮਕ, ਮੱਥੇ 'ਤੇ ਕੁਝ ਚਿੰਨ੍ਹ ਪ੍ਰਗਟ ਕਰੇਗੀ, ਲੋਕਿਨ ਸਹੀ ਤਾਂ ਇਹ ਹੈ ਕਿ ਭਗਤੀ ਦੀ ਮਣੀ ਇਸ ਦੇ ਮੱਥੇ 'ਤੇ ਚਮਕੇ। ਇਸਤਰੀ ਦਾ ਮਸਤਕ ਉਸ ਦਿਨ ਚਮਕੇਗਾ, ਜਿਸ ਦਿਨ ਗਿਆਨ ਦਾ ਪ੍ਰਕਾਸ਼, ਗਿਆਨ ਦਾ ਸੂਰਜ ਮਸਤਕ ਉੱਤੇ ਚਮਕੇਗਾ। ਇਸਤਰੀ ਪੁਰਸ਼ ਦਾ ਮੇਲ, ਗਿਆਨ ਤੇ ਭਗਤੀ ਦਾ ਮੇਲ ਨਾ ਹੋ ਕੇ, ਕਾਮਨਾ ਦੀ ਮਣੀ ਤੇ ਕਾਮਦੇਵ ਦਾ ਮੇਲ ਹੋ ਕੇ ਰਹਿ ਗਿਆ। ਪਰਿਵਾਰਕ ਰਿਸਤੇ ਗਿਆਨ ਤੇ ਭਗਤੀ ਦੇ ਨਾ ਹੋ ਕੇ ਕਾਮਦੇਵ ਤੇ ਕਾਮਨਾ ਦੀ ਮਣੀ ਬਣ ਗਏ। ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ਼ ਤਾਂ ਐਸਾ ਵੀ ਛੁਰਮਾਨ ਕਰਦੇ ਨੇ।

ਛਲੋ ਕਣਕ ਕਾਮਣੀ.....॥

ਛਲਿਆ ਗਿਆ ਮਨੁੱਖ, ਧੋਖ ਧਾ ਗਿਆ, ਮਨੁੱਖ ਕਾਮਨੀ ਤੋਂ, ਕਨਕ ਤੋਂ। ਜ਼ਿੰਦਗੀ ਬਰਬਾਦ ਹੋ ਗਈ। ਜੀਵਨ ਬ੍ਰਿਸਟ ਹੋ ਕੇ ਰਹਿ ਗਿਆ। ਇਹ ਤਾਂ ਮਣੀ ਚਮਕਣੀ ਚਾਹੀਦੀ ਸੀ, ਕਾਮਨੀ ਬਣ ਕੇ ਰਹਿ ਗਈ, ਸਿਰਫ ਕਾਮਨੀ। ਗਿਆਨ ਦਾ ਪ੍ਰਕਾਸ਼ ਤਾਂ ਮਸਤਕ 'ਤੇ ਹੋਣਾ ਚਾਹੀਦਾ ਸੀ ਪਰ ਕਾਮਦੇਵ ਚਮਕ ਰਿਹਾ ਹੈ। ਇਹ ਮਿਲਨ ਜੋ ਕਾਮਨੀ ਦਾ ਹੋਇਐ, ਜੀਵਨ ਭਰ ਲਈ, ਤੇ ਇਸ ਤੋਂ ਜੋ ਅੰਲਾਦ ਪੈਦਾ ਹੋਵੇਗੀ, ਉਹ ਕੋਈ ਰਿਸ਼ੀ-ਮੁਨੀ, ਕੋਈ ਭਗਤ, ਕੋਈ ਸੰਤ, ਗਿਆਨੀ ਨਹੀਂ ਹੋਵੇਗੀ। ਉਹ ਅੰਲਾਦ ਕੈਸੀ

ਹੋਵੇਗੀ ? ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਇੰਜ ਛੁਰਮਾਨ ਕਰਦੇ ਨੇ :

ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥

ਪ੍ਰਭੁ ਜਿਨ੍ਹੁਗਾ ਪੀਅ ਜਿੰਨ੍ਹੁਗੀ ਜੋਰੂ ਜਿੰਨਾ ਦਾ ਸਿਕਦਾਰੁ ॥ (ਪੰਨਾ 556)

ਇਸ ਦੌਰ ਵਿਚ, ਇਸ ਕਲਯੁਗ ਵਿਚ :

ਹਮ ਕਹੀਅਤ ਕਲਿਜੁਗ ਕੇ ਕਾਮੀ ॥

ਜੇ ਸੰਤਾਨ ਪੈਦਾ ਹੋ ਰਹੀ ਹੈ :

ਕਲੀ ਅੰਦਰਿ ਨਾਨਕਾ ਜਿੰਨਾਂ ਦਾ ਅਉਤਾਰੁ ॥

ਜਿੰਨ, ਭੂਤ ਪੈਦਾ ਹੋ ਰਹੇ ਨੇ। “ਪ੍ਰਭੁ ਜਿਨ੍ਹੁਗਾ ਪੀਅ ਜਿੰਨ੍ਹੁਗੀ ਜੋਰੂ ਜਿੰਨਾ ਦਾ ਸਿਕਦਾਰੁ ॥” ਪੁੱਤ ਤਾਂ ਜਿੰਨ ਭੂਤ ਹੈ, ਪੀ ਵੀ ਜਿੰਨ ਭੂਤ ਹੈ। ਕੋਈ ਮੀਰਾ ਨਹੀ ਪੈਦਾ ਹੋ ਰਹੀ, ਕੋਈ ਮਾਤਾ ਭਾਗ ਕੇਰ ਨਹੀ ਪੈਦਾ ਹੋ ਰਹੀ, ਲੈਲਾ ਪੈਦਾ ਹੋ ਰਹੀਆਂ ਨੇ। ਕੋਈ ਭਗਤ ਕਬੀਰ, ਕੋਈ ਰਵਿਦਾਸ, ਕੋਈ ਭਾਈ ਗੁਰਦਾਸ, ਭਾਈ ਮਨੀ ਸਿੰਘ ਵਰਗੇ ਨਹੀ ਪੈਦਾ ਹੋ ਰਹੇ, ਮਜ਼ਨੂੰ ਪੈਦਾ ਹੋ ਰਹੇ ਨੇ, ਕਿਉਂਕਿ ਮਾਂ-ਬਾਪ ਸਰੀਰਕ ਤਲ ਤੋਂ ਉੱਚੇ ਨਹੀ ਉਠ ਸਕੇ। ਦੋਹਾ ਦਾ ਮਿਲਨ ਪਹਿਲੇ ਸਰੀਰਕ ਹੋਵੇ, ਸਹਿਜੇ ਸਹਿਜੇ ਇਹ ਜਦ ਸਰੀਰਕ ਤਲ ਤੋਂ ਉੱਚੇ ਉਠਣ, ਉਸ ਸਮੇਂ ਇਨ੍ਹਾਂ ਦੇ ਪਾਰ ਐਲਾਦ ਆਵੇ, ਭਗਤ ਪੈਦਾ ਹੋਵਣਗੇ, ਦਾਰਸ਼ਨਿਕ ਆਵਣਗੇ, ਵਿਗਿਆਨਕ ਆਵਣਗੇ, ਸੰਤ ਆਵਣਗੇ, ਪਰ ਜੇ ਜੀਵਨ ਭਰ ਵਾਸਨਾ ਤੋਂ ਉਪਰ ਹੀ ਨਾ ਉਠ ਸਕੇ, ਇਸੇ ਦਲਦਲ ਵਿਚ ਫਸੇ ਰਹੇ ਤੇ ਐਲਾਦ ਆਏਗੀ ਜਿੰਨ ਤੋਂ ਭੂਤ। ਜਿੰਨਾਂ ਤੇ ਭੂਤਾਂ ਨਾਲ ਇਹ ਯੁਗ, ਇਹ ਸੰਸਾਰ ਭਰ ਗਿਆਂ। ਜਿੰਨ ਭੂਤ ਜੇ ਕਰਮ ਅਦਿਸ਼ ਰੂਪ ਵਿਚ ਕਰਦੇ ਸੀ, ਉਹ ਕਰਮ ਅੱਜ ਇਹ ਦਿਸਮਾਨ ਰੂਪ ਵਿਚ ਕਰ ਰਹੇ ਨੇ। ਜਿੰਨ ਭੂਤਾਂ ਨੂੰ ਕਾਬੂ ਕਰਨਾ ਅੱਖਾ ਸੀ, ਅੱਜ ਕੱਲ ਦੀ ਐਲਾਦ ਨੂੰ ਕਾਬੂ ਕਰਨਾ ਵੀ ਅੱਖਾ ਏ, ਬਹੁਤ ਅੱਖਾ ਏ, ਬਹੁਤ ਕਠਿਨ ਏ। ਇਹ ਕਾਲਜ ਤੇ ਸਕੂਲਾਂ ਦੀਆਂ ਕੁਰਸੀਆਂ ਤੋੜ ਰਹੇ ਨੇ, ਉਸਤਾਦਾਂ ਨੂੰ ਮਾਰ ਰਹੇ ਨੇ। ਤਵ੍ਹਾਂ ਤਵ੍ਹਾਂ ਦੇ ਕੁਕਰਮ ਕਰ ਰਹੇ ਨੇ ਅੱਗ ਕਿਧਰੇ ਵੀ ਸੀਲ ਨਹੀ, ਸੰਜਮ ਨਹੀ। ਉਸਦਾ ਮੂਲ ਕਾਰਨ ਹੈ, ਮਾਂ-ਬਾਪ ਦਾ ਜੀਵਨ ਪ੍ਰਾਰਥਨਾ ਨਹੀ ਬਣ ਸਕਿਆ, ਵਾਸਨਾ ਹੀ ਬਣਿਆ ਰਿਹਾ। ਮਾਂ-ਬਾਪ ਦਾ ਜੀਵਨ ਰਾਮ-ਮਈ ਨਹੀ ਹੋ ਸਕਿਆ, ਸਿਰਫ ਕਾਮ-ਮਈ ਹੀ ਬਣ ਕੇ ਰਹਿ ਗਿਆ। ਪਾਤਸ਼ਾਹ ਕਹਿੰਦੇ ਨੇ :

ਰੰਨਾ ਹੋਈਆ ਬੈਧੀਆ ਪੁਰਸ ਹੋਏ ਸਈਆਦ ॥

ਸੀਲੁ ਸੰਜਮੁ ਮੁਚ ਕੇਨੀ ਖਾਣਾ ਖਾਜੁ ਅਗਾਜੁ ॥ (ਪੰਨਾ 1243)

ਮਹਾਰਾਜ ਇਸ ਸਲੋਕ ਵਿਚ ਵੀ ਕਹਿੰਦੇ ਹਨ :

ਅਲਪ ਸੁਖ ਅਵਿਤ ਚੰਚਲ ਉੱਚ ਨੀਚ ਸਮਾਵਣਹ ॥

ਬਹੁਤ ਥੋੜਾ ਜਿਹਾ ਸੁੱਖ ਔਰ ਤੂੰ ਐਸਾ ਚੰਚਲ ਕਰ ਦਿੰਦਾ ਏਂ, ਚਾਹੇ
ਕੋਈ ਮਹਾਨ ਮਨੁੱਖ ਹੈ, ਚਾਹੇ ਕੋਈ ਤੁੱਛ, ਸਭ ਇਸੇ ਹੀ ਅਲਪ ਸੁੱਖ ਵਿਚ
ਫਸ ਕੇ ਰਹਿ ਜਾਂਦੇ ਨੇ। ਬਚਾਉ ਢੰਗ ਧੰਨ ਗੁਰੂ ਅਰਜਨ ਦੇਵ ਜੀ ਦੱਸਦੇ ਨੇ :

ਤਵ ਤੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥

ਇਸ ਦੇ ਭੈਅ ਤੋਂ ਡਰਦਿਆਂ ਹੋਇਆਂ ਗੁਰੂ ਦੀ ਸੰਗਤ ਪਕੜੀ, ਪ੍ਰਭੂ
ਦੀ ਓਟ ਪਕੜੀ, ਨਾਰਾਇਣ ਦਾ ਆਸਰਾ ਲਿਆ, ਬਸ ਨਾਰਾਇਣ ਦਾ
ਆਸਰਾ। ਗੁਰੂ ਦੀ ਸੰਗਤ, ਏਹੋ ਓਟ, ਏਹੋ ਆਪਾਰ ਵਾਸ਼ਨਾ ਨੂੰ ਪ੍ਰਾਰਥਨਾ
ਬਣਾ ਦਿੰਦਾ ਹੈ। ਪ੍ਰਾਚੀਨ ਧਾਰਮਿਕ ਗ੍ਰੰਥ, ਚਾਹੇ ਇਸ ਦੇਸ਼ ਦੇ ਪੁਰਾਨ ਨੇ,
ਚਾਹੇ ਵਿਦੇਸ਼ ਦੀ ਬਾਈਥਲ ਹੈ ਯਾ ਹੋਰ ਗ੍ਰੰਥ ਨੇ, ਬਹੁਤ ਕਹਾਣੀਆਂ ਨੇ ਐਸੀਆਂ
ਅਥਲੀਲ, ਜੋ ਸਾਰਿਆਂ ਵਿਚ ਬੈਠ ਕੇ ਨਾ ਤਾਂ ਪੜ੍ਹੀਆਂ ਜਾ ਸਕਦੀਆਂ ਨੇ,
ਨਾ ਸੁਣਾਈਆਂ ਜਾ ਸਕਦੀਆਂ ਨੇ, ਨਾ ਸੁਣੀਆਂ ਜਾ ਸਕਦੀਆਂ ਨੇ। ਐਸੀਆਂ
ਅਸਲੀਲ ਕਹਾਣੀਆਂ ਔਰ ਧਾਰਮਿਕ ਗ੍ਰੰਥਾਂ ਵਿਚ ਲਿਖਣ ਚਲੇ ਸਨ ਇਹ
ਲੋਕ। ਪ੍ਰਭੂ ਦੀ ਪ੍ਰਾਰਥਨਾ ਬਾਰੇ ਕਰਮ ਵਿੱਚੋਂ ਕੇਵਲ ਵਾਸ਼ਨਾ ਹੀ ਨਿਕਲਦੀ
ਹੈ। ਗਿਆਨ ਦੇਣ ਚਲੇ ਸਨ ਪ੍ਰਾਰਥਨਾ ਦਾ ਤਾਂ ਕਿ ਪਰਮਾਤਮਾ ਪ੍ਰਗਟ ਹੋਵੇ।
ਗਿਆਨ ਦੇਣ ਲੱਗੇ ਸਨ ਵਾਸ਼ਨਾ ਦਾ ਤਾਂ ਕਿ ਕਾਮ ਪ੍ਰਗਟ ਹੋਵੇ। ਅਗਰ
ਪ੍ਰਾਰਥਨਾ ਵਧਦੀ ਰਹੇ ਜੀਵਨ ਦੇ ਨਾਲ ਨਾਲ ਤਾਂ ਜੀਵਨ ਦੀ ਬਾਜ਼ੀ ਜਿੱਤ
ਲਈ ਔਰ ਨਾਮ ਪ੍ਰਗਟ ਹੋਵੇਗਾ; ਵਧਦੀ ਗਈ ਵਾਸ਼ਨਾ ਜੀਵਨ ਦੇ ਨਾਲ ਨਾਲ
ਤੇ ਕਾਮ ਪ੍ਰਗਟ ਹੋਵੇਗਾ।

*

ਕ੍ਰੋਧ

ਹੇ ਕਲਿ ਮੁਲ ਕ੍ਰੋਧੰ ਕਦੰਚ ਕਤੁਣਾ ਨ ਉਪਰਜਤੇ ॥
 ਬਿਖਨੈਤ ਜੀਵੇ ਵਸ੍ਤੁ ਕਰੋਤਿ ਨਿਰਕੁੰ ਕਰੋਤਿ ਜਥਾ ਮਰਕਟਹ ॥
 ਅਨਿਕ ਸਸਨ ਤਾਜੈਤਿ ਜਮਦੂਤਹ ਤਵ ਸੰਗੇ ਅਪਮੰ ਨਰਹ ॥
 ਦੀਨ ਦੁਖ ਭੰਜਨ ਦੁਯਾਲ ਪ੍ਰਭੁ ਨਾਨਕ ਸਰਬ ਜੀਅ ਰਖਾ ਕਰੋਤਿ ॥
(ਸਲੋਕ ਸਹਸ਼ਕਿਤੀ M: 4, ਪੰਨਾ 1358)

ਵਿਦਵਾਨਾਂ ਨੇ ਕ੍ਰੋਧ ਨੂੰ ਅਗਨ ਕਿਹਾ ਹੈ, ਬੜੀ ਪ੍ਰਚੰਡ ਅਗਨ, ਜੋ ਤਨ
 ਵਿੱਚੋਂ ਉਠ ਕੇ ਤਨ ਨੂੰ ਹੀ ਰਾਖ ਕਰ ਦਿੰਦੀ ਹੈ, ਮਹਾਨ ਤੇ ਪ੍ਰਬਲ ਅਗਨੀ।
 ਕ੍ਰੋਧ ਤਾਂ ਥੋੜਾ ਬਹੁਤ ਪਸੂ-ਪਕਸ਼ੀਆਂ ਵਿਚ ਵੀ ਵੇਖਣ ਨੂੰ ਮਿਲਦਾ ਹੈ, ਲੋਕਿਨ
 ਕ੍ਰੋਧ ਦੀ ਅਗਨ ਮਨੁੱਖ ਵਿਚ ਬੜੀ ਪ੍ਰਚੰਡ ਹੈ, ਬੜੀ ਪ੍ਰਬਲ ਹੈ। ਕ੍ਰੋਧ ਦੈਵੀ
 ਗੁਣਾਂ ਨੂੰ ਸਾਜ਼ ਕੇ ਰਾਖ ਕਰ ਦਿੰਦਾ ਹੈ, ਸਵਾਹ ਕਰ ਦਿੰਦਾ ਹੈ। ਕ੍ਰੋਧ ਮਨੁੱਖ
 ਦੇ ਅੰਦਰ ਕੋਈ ਗੁਣ ਨਹੀਂ ਰਹਿਣ ਦਿੰਦਾ। ਦਰਅਸਲ ਕ੍ਰੋਧ ਉਤਪਤੀ ਦਾ
 ਕਾਰਨ ਮਨੁੱਖ, ਇਹ ਤਾਂ ਸਪੱਸ਼ਟ ਹੈ ਕਿ ਕਾਮਨਾਵਾਂ ਦਾ ਵੇਗ ਹੈ, ਕਾਮ ਦਾ
 ਵੇਗ ਹੈ; ਕਾਮਨਾ, ਵਾਸ਼ਨਾ, ਕਾਮ ਦੀ ਕਾਮਨਾ, ਧਨ ਦੀ ਕਾਮਨਾ, ਸੱਤਾ ਦੀ
 ਕਾਮਨਾ, ਹੰਕਾਰ ਦੀ ਕਾਮਨਾ, ਧਨ ਦੀ ਕਾਮਨਾ, ਲੋਭ ਦੀ ਕਾਮਨਾ, ਵਾਸ਼ਨਾ
 ਦੀ ਕਾਮਨਾ, ਇਹ ਕਾਮਨਾ ਕਾਮ ਦੀ ਕਾਮਨਾ ਹੈ। ਜਿਸ ਤੋਂ ਵਾਸ਼ਨਾ ਦੀ
 ਤ੍ਰਿਪਤੀ ਹੋ ਜਾਏ, ਜੋ ਲੋਭ-ਪੂਰਤੀ ਵਿਚ ਸਹਾਇਕ ਹੋਵੇ, ਮਦਦਗਾਰ ਹੋਵੇ,
 ਜੋ ਅਹੰਕਾਰ ਨੂੰ ਪੱਠੇ ਪਾਵੇ, ਉਹ ਮੇਰਾ ਪ੍ਰਤੀਤ ਹੁੰਦਾ ਹੈ, ਉਸ ਤੋਂ ਮੇਰਾ ਆਉਣ
 ਲੱਗ ਪੈਂਦਾ ਹੈ, ਚੰਗਾ ਲਗਦਾ ਹੈ। ਪਰ ਜੋ ਵਾਸ਼ਨਾ-ਪੂਰਤੀ ਵਿਚ ਰੋਕ ਖੜ੍ਹੀ
 ਕਰ ਦੇਵੇ, ਲੋਭ-ਪੂਰਤੀ ਵਿਚ ਦੀਵਾਰ ਬਣ ਜਾਏ, ਅਹੰਕਾਰ ਦੀ ਪਾਪਤੀ ਲਈ
 ਰਸਤੇ ਦਾ ਰੋੜਾ ਬਣ ਜਾਏ ਤਾਂ ਫਿਰ ਕ੍ਰੋਧ ਆ ਜਾਂਦਾ ਹੈ। ਕ੍ਰੋਧ ਉਸ ਵਕਤ
 ਪੈਦਾ ਹੁੰਦਾ ਹੈ, ਜਦ ਵਾਸ਼ਨਾ ਅਤ੍ਰਿਪਤ ਰਹਿ ਜਾਏ, ਲੋਭ ਅਤ੍ਰਿਪਤ ਰਹਿ ਜਾਏ,
 ਅਹੰਕਾਰ ਅਤ੍ਰਿਪਤ ਰਹਿ ਜਾਏ। ਔਰ ਜਿਸਦੇ ਰਾਹੀਂ ਮਹਿਸੂਸ ਹੋਵੇ ਕਿ ਵਾਸ਼ਨਾ
 ਅਤ੍ਰਿਪਤ ਰਹਿ ਗਈ ਹੈ, ਲੋਭ ਅਤ੍ਰਿਪਤ ਰਹਿ ਗਿਆ ਹੈ, ਅਹੰਕਾਰ ਅਤ੍ਰਿਪਤ
 ਰਹਿ ਗਿਆ ਹੈ, ਬਸ ਉਸ ਉੱਤੇ ਹੀ ਕ੍ਰੋਧ ਆਉਂਦਾ ਹੈ, ਉਸੇ ਨੂੰ ਹੀ ਚਥਾ

ਜਾਣ ਨੂੰ ਜੀ ਕਰਦਾ ਹੈ, ਰੇਜ਼ਾ ਰੇਜ਼ਾ ਕਰਨ ਨੂੰ ਜੀ ਕਰਦਾ ਹੈ। ਪਰ ਜੋ ਮਦਦਗਾਰ ਹੋਵੇ, ਸਹਾਇਕ ਹੋਵੇ, ਵਾਸ਼ਨਾ-ਪੂਰਤੀ ਵਿਚ, ਧਨ ਸੰਪਦਾ ਦੀ ਪੂਰਤੀ ਵਿਚ, ਸੱਤਾ ਦੀ ਪੂਰਤੀ ਵਿਚ, ਤਾਂ ਮੋਹ ਆ ਜਾਂਦਾ ਹੈ, ਬਹੁਤ ਪਿਆਰਾ ਲਗਦਾ ਹੈ, ਉਹਨੂੰ ਸੀਨੇ ਨਾਲ ਲਾਉਣ ਨੂੰ ਜੀਅ ਕਰਦਾ ਹੈ। ਤੇ ਕ੍ਰੋਧ ਕੀ ਹੈ? ਅਤ੍ਰ੍ਯੂਪਤ ਵਾਸ਼ਨਾ। ਕ੍ਰੋਧ ਕੀ ਹੈ? ਅਤ੍ਰ੍ਯੂਪਤ ਲੋੜ। ਕ੍ਰੋਧ ਕੀ ਹੈ? ਅਤ੍ਰ੍ਯੂਪਤ ਅੰਕਾਰ। ਵਿਦਵਾਨਾਂ ਦਾ ਕਥਨ ਹੈ ਕਿ ਅਗਰ ਕ੍ਰੋਧ ਹੈ ਤੇ ਕਿਸੇ ਦੁਸ਼ਮਨ ਦੀ ਲੋੜ ਨਹੀਂ। ਦੁਸ਼ਮਨੀ ਦੀ ਖਾਣ ਹੈ ਕ੍ਰੋਧ। ਦੁਸ਼ਮਨੀ ਦੀ ਖਾਣ ਹੈ ਦੇਵਤਿਆਂ ਤਕ ਨੂੰ ਦੁਸ਼ਮਨ ਬਣਾ ਲੈਂਦਾ ਹੈ। ਪ੍ਰੇਮੀ ਗਲੀਆਂ ਦੇ ਕੱਖ ਨੂੰ ਵੀ ਮਿੱਤਰ ਬਣਾ ਲੈਂਦਾ ਹੈ, ਰਾਕਸ਼ਸਾਂ ਨੂੰ ਵੀ ਮਿੱਤਰ ਬਣਾ ਲੈਂਦਾ ਹੈ। ਕ੍ਰੋਧੀ ਮਹਾ ਮੂੜ੍ਹ ਹੈ, ਪ੍ਰੇਮੀ ਗਿਆਨੀ ਹੈ, ਸਿਆਣਾ ਹੈ, ਸੂਝਵਾਨ ਹੈ, ਸੁਚੇਤ ਹੈ। ਤਦੇ ਤਾਂ ਕਹਿੰਦੇ ਨੇ ਕਿ ਕ੍ਰੋਧ ਪੈਦਾ ਹੀ ਅਚੇਤ ਅਵਸਥਾ ਤੋਂ ਹੁੰਦਾ ਹੈ। ਕ੍ਰੋਧੀ ਦੀ ਕਹਾਵਤ—ਗੁਸ਼ਾ ਬੇਵਕੂਫੀ ਤੋਂ ਸ਼ੁਰੂ ਹੋ ਕੇ ਪਸਚਾਤਾਪ 'ਤੇ ਜਾ ਕੇ ਖੜ੍ਹਾ ਹੋ ਜਾਂਦਾ ਹੈ। ਕ੍ਰੋਧ ਅਗਰ ਇਕ ਮੈਂਬਰ ਵਿਚ, ਇਕ ਸਦੋਸ਼ ਵਿਚ, ਘਰ ਦੇ ਇਕ ਪ੍ਰਾਣੀ ਦੇ ਵਿਚ ਪੈਦਾ ਹੋ ਜਾਏ ਤੇ ਸਾਰਾ ਘਰ ਮਹਾਂਬਾਰਤ ਦਾ ਅਖਾਨਾ ਬਣ ਜਾਂਦਾ ਹੈ, ਘਰੇਲੂ ਯੁੱਧ, ਘਰ ਦੇ ਵਿਚ ਕਲੋਸ਼। ਪਰ ਏਹੀ ਪਹਿਵਾਰ ਜੋ ਪੁਰੇ ਦਾ ਪੂਰਾ ਕ੍ਰੋਧੀ ਹੈ ਜਾਏ ਤੇ ਸਾਰੇ ਮੁਹੱਲੇ ਨੂੰ ਮਹਾਂਬਾਰਤ ਬਣਾ ਦਿੰਦਾ ਹੈ। ਕਿਧਰੇ ਸਾਰਾ ਮਹੱਲਾ ਹੀ ਕ੍ਰੋਧ ਦੀ ਅਗਨ ਵਿਚ, ਪ੍ਰਚੰਡ ਅਗਨ ਵਿਚ ਜਲਣ ਲੱਗ ਪਵੇ ਤੇ ਦੇਖਣ ਵਿਚ ਆਇਆ ਹੈ ਕਿ ਇਹ ਪੂਰਾ ਮੁਹੱਲਾ, ਸਾਰੇ ਸ਼ਹਿਰ ਨੂੰ ਜਲਾ ਕੇ ਰਾਖ ਕਰ ਦਿੰਦਾ ਹੈ, ਸਾਰਾ ਸ਼ਹਿਰ ਮਹਾਂਬਾਰਤ ਬਣ ਜਾਂਦਾ ਹੈ। ਇਸੇ ਤਰੀਕੇ ਨਾਲ ਕਿਸੇ ਇਕ ਮੁਲਕ ਦਾ ਕ੍ਰੋਧ ਕਿਸੇ ਦੂਸਰੇ ਮੁਲਕ ਪੱਤਿ ਜੰਗ ਦਾ ਕਾਰਨ ਬਣ ਜਾਂਦਾ ਹੈ ਅੰਤ ਬੇੜਾ ਬੇੜਾ ਕਰਕੇ ਜਦ ਸਾਰੀ ਦੁਨੀਆ ਦਾ ਕ੍ਰੋਧ ਯਕਸਾ ਹੁੰਦਾ ਹੈ, ਇਕੱਠਾ ਹੁੰਦਾ ਹੈ, ਉਦੇ ਹੀ ਵਿਸ਼ਵ ਯੁੱਧ ਹੁੰਦਾ ਹੈ, ਵਰਲਡ ਵਾਰ (World War) ਹੋ ਜਾਂਦੀ ਹੈ। ਇਕ ਸਥਲ ਮਹਾਂਬਾਰਤ ਨਹੀਂ, ਸਾਰੀ ਦੁਨੀਆ ਹੀ ਮਹਾਂਬਾਰਤ ਬਣ ਜਾਂਦੀ ਹੈ, ਬੜਾ ਭਾਗੀ ਵਿਨਾਸ ਹੁੰਦਾ ਹੈ ਮਨੁੱਖਤਾ ਦਾ। ਹਰ ਪਾਸੇ ਕਬਰਾਂ ਹੀ ਕਬਰਾਂ, ਸਮਸ਼ਾਨ ਹੀ ਸਮਸ਼ਾਨ! ਸਿਰਫ ਸ਼ਹਿਰ ਦਾ ਇਕ ਕੌਨਾ ਹੀ ਸਮਸ਼ਾਨ-ਘਾਟ ਨਹੀਂ, ਸਾਰੀ ਦੁਨੀਆ ਸਮਸ਼ਾਨ-ਘਾਟ ਬਣ ਜਾਂਦੀ ਹੈ। ਕ੍ਰੋਧ ਤਾਂ ਇਕ ਐਸੀ ਅਗਨ ਹੈ, ਜੋ ਸਾਰੀ ਮਨੁੱਖਤਾ ਨੂੰ ਜਲਾ ਕੇ ਰਾਖ ਕਰ ਦਿੰਦੀ ਹੈ—ਕ੍ਰੋਧ ਅਗਨ। ਵਿਦਵਾਨ ਐਸਾ ਵੀ ਕਹਿੰਦੇ ਨੇ ਅੰਤ ਪਰਤੱਖ ਦਿਖਾਈ ਵੀ ਦਿੰਦਾ ਹੈ ਕਿ ਮੂਬਾਰਤ ਫੁੱਲਾਂ ਦਾ ਬੀਜ ਅਤਿਅੰਤ ਕੁਰੂਪ ਤੇ ਕਠੋਰ ਹੁੰਦਾ ਹੈ, ਪਰ ਇਨ੍ਹਾਂ ਕਠੋਰ ਤੇ ਕੁਰੂਪ ਬੀਜਾਂ ਨੂੰ ਅਨੁਕੂਲ ਪਰਤੀ ਮਿਲ

ਹੈ, ਧਰਮ ਵਿਚ ਸੰਜਮ ਆ ਜਾਂਦਾ ਹੈ, ਧਰਮ ਵਿਚ ਸੰਤੋਖ ਆ ਜਾਂਦਾ ਹੈ,
ਧਰਮ ਵਿਚ ਸਾਰੇ ਦੈਵੀ ਗੁਣ ਆ ਜਾਂਦੇ ਨੇ, ਸੀਲ ਸੰਜਮ ਆ ਜਾਂਦਾ ਹੈ।
ਤੇ ਸਾਹੁਰਕਤਾਵਲੀ ਦਾ ਕਰਤਾ ਇੰਜ ਲਿਖਦਾ ਹੈ :

ਉਪਜੇ ਧਰਮ ਵਾਕਿ ਸਤ ਕਰ ਅਤ,
ਦਇਆ ਦਾਨ ਕਰ ਧਰਮ ਵਧੇ ਨਿਤਿ।

ਰਸਨਾ 'ਤੇ ਪ੍ਰਭੂ ਦਾ ਨਾਮ ਲਿਆਈਏ, ਉਸ ਸੱਤ ਨੂੰ, ਉਸ ਸੱਚ ਨੂੰ
ਰਟਨ ਕਰੀਏ, ਉਸ ਵਿਚ ਮਨ ਜੋੜੀਏ, ਧਰਮ ਪੈਦਾ ਹੋ ਜਾਂਦਾ ਹੈ। ਧਰਮ ਦਾ
ਬੂਟਾ ਅੰਕੁਰਿਤ ਹੋ ਜਾਂਦਾ ਹੈ ਅੱਗੇ ਪਰਉਪਕਾਰ ਕੀਤਿਆਂ, ਦਾਨ-ਪੁੰਨ
ਕੀਤਿਆਂ, ਧਰਮ ਦਾ ਇਹ ਬੂਟਾ ਸਹਿਜੇ ਸਹਿਜੇ ਵਧਦਾ ਹੈ, ਉਪਰ ਉਠਦਾ
ਹੈ। "ਇਸਤਿਤ ਧਰਮ ਖਿਮਾ ਕੇ ਸੰਗਾ" ਧਰਮ ਦਾ ਬੂਟਾ ਖਿਮਾ ਦੇ ਆਸਰੇ
ਤੇ ਟਿਕਿਆ ਰਹਿੰਦਾ ਹੈ। ਕੌਮਲ ਬੂਟੇ ਗਿਰ ਨਾ ਜਾਣ, ਢਹਿ ਨਾ ਜਾਣ,
ਤੁਫਾਨੀ ਹਵਾਵਾਂ ਉਨ੍ਹਾਂ ਦੀਆਂ ਜ਼ਹਾਂ ਨਾ ਪੁੱਟ ਦੇਣ, ਤੇ ਸਹਾਰਾ ਦੇਣਾ ਪੈਂਦਾ
ਹੈ ਉਨ੍ਹਾਂ ਕੌਮਲ ਬੂਟਿਆਂ ਨੂੰ ਸੋਟੀਆਂ ਦਾ, ਕਿਸੇ ਦੀਵਾਰ ਦਾ। ਤੇ ਖਿਮਾ ਦੀ
ਸੋਟੀ ਨਾਲ, ਖਿਮਾ ਦੇ ਸਹਾਰੇ, ਇਹ ਧਰਮ ਦਾ ਬੂਟਾ ਰੋਜ਼ ਰੋਜ਼ ਵਧਦਾ ਹੈ,
ਉੱਚਾ ਹੁੰਦਾ ਹੈ। "ਧਰਮ ਖਿਮਾ ਕੇ ਸੰਗਾ ਧਰਮ ਕ੍ਰੋਧ ਕਰ ਹੋਤ ਵਿਕੁੰਠਾ ॥" ਖਿਨ
ਮਾੜ੍ਹ ਵੀ ਕ੍ਰੋਧ ਕਰਨ ਨਾਲ ਧਰਮ ਦਾ ਬੂਟਾ ਜਲ ਕੇ ਰਾਖ ਹੋ ਜਾਂਦਾ
ਹੈ। ਕ੍ਰੋਧ ਐਸੀ ਅਗਨ ਹੈ, ਪਤਾ ਨਹੀਂ ਕਿਤਨੇ ਦਿਨਾਂ ਦੀ ਤਪੱਸਿਆ ਜਲਾ
ਕੇ ਰੱਖ ਦਿੰਦਾ ਹੈ, ਕਿਤਨੇ ਦਿਨਾਂ ਦੀ ਸਾਧਨਾ, ਕਿਤਨੇ ਦਿਨਾਂ ਦਾ ਪਰਉਪਕਾਰ
ਰਾਖ ਕਰ ਦਿੰਦਾ ਹੈ। ਵਾਕਈ ਇਕ ਬੂਟਾ ਸਿੰਜ ਕੇ ਛੇ ਮਹੀਨੇ ਵਿਚ ਵੱਡਾ
ਕੀਤਾ ਹੈ, ਬਸ ਇਕ ਚਿੰਗਾਰੀ ਉਸਨੂੰ ਭਸਮ ਕਰ ਕੇ ਰੱਖ ਦਿੰਦੀ ਹੈ। ਕ੍ਰੋਧ
ਦੀ ਅਗਨ, ਛੋਟੀ ਮਿਹੀ ਅਗਨ ਕੀਤੇ ਕਰਾਏ ਧਰਮ ਨੂੰ ਨਸ਼ਟ ਕਰ ਕੇ ਰੱਖ
ਦਿੰਦੀ ਹੈ। ਕ੍ਰੋਧ ਵਾਸਤਵ ਵਿਚ ਮੂਰਖਤਾ ਦੀ ਬੁਨਿਆਦ 'ਤੇ ਖੜਾ ਹੈ। ਕ੍ਰੋਧ
ਬਾਰੇ ਕਈ ਹੋਰ ਜਾਣਕਾਰੀਆਂ ਇਸ ਤਰ੍ਹਾਂ ਦੀਆਂ ਹਨ : ਜਗਮਨੀ ਦੀ ਗੱਲ
ਹੈ—ਇਕ ਮਾਂ ਬੱਚਾ ਲਿਆਈ ਹੈ ਡਾਕਟਰ ਕੋਲ, ਮੁਰਦਾ। ਰੋਂਦੀ ਹੋਈ, ਚੀਖਦੀ
ਹੋਈ। ਡਾਕਟਰ ਹੈਰਾਨ ਹੈ ਕਿ ਜਦ ਇਹ ਮਰ ਹੀ ਚੁੱਕਿਆ ਹੈ ਤਾਂ ਮੇਰੇ ਕੋਲ
ਲਿਆਣ ਦਾ ਮਤਲਬ, ਜਦ ਇਹ ਪਤਮ ਹੀ ਹੋ ਗਿਆ ਹੈ, ਤਦ ਮੇਰੇ ਕੋਲ
ਕਾਹਦੇ ਲਈ ਲਿਆਈ ਹੈ। ਡਾਕਟਰ ਰਹਿੰਦਾ ਹੈ ਕਿ ਇਹ ਤਾਂ ਮੁਰਦਾ ਹੈ।
ਰੋਂਦੀ ਹੋਈ, ਵਿਲਕਦੀ ਹੋਈ, ਮਮਤਾ ਦੀ ਮਾਗੀ ਮਾ ਕਹਿੰਦੀ ਹੈ ਕਿ ਇਹ
ਤਾਂ ਠੀਕ ਹੈ, ਪਰ ਮੈਂ ਇਸ ਵਾਸਤੇ ਲਿਆਈ ਹਾਂ ਕਿ ਕਿਉਂ ਮਹਿਐ, ਕਿਵੇਂ
ਮਰਿਐ, ਮੈਨੂੰ ਲੁਝ ਕਾਰਨ ਦਿਖਾਈ ਨਹੀਂ ਦਿੰਦਾ। ਹੱਡਾ, ਤੇ ਇਸ ਵਾਸਤੇ
ਲਿਆਈ ਹੈ। ਡਾਕਟਰ ਉਸ ਬੱਚੇ ਨੂੰ ਦੇਖਦੇ, ਜਾਚ-ਪੜਤਾਲ ਕਰਦਾ ਹੈ,

ਮਾਂ ਨੂੰ ਪੁੱਛਦਾ ਹੈ ਕਿ ਇਹ ਕਦੋਂ ਮਰਿਆ, ਕਦੋਂ ਗੁਜ਼ਰਿਆ। ਬਸ ਮੇਰੀ ਗੋਦ
ਵਿਚ ਸੀ, ਮੇਰਾ ਦੂੱਧ ਪੀਂਦਿਆਂ ਪੀਂਦਿਆਂ ਇਹ ਸਿਰ ਸੁੱਟ ਬੈਠਾ ਤੇ ਫਿਰ ਖਤਮ
ਹੋ ਗਿਆ। ਤੇ ਮਤਲਬ ਹੋਇਆ ਕਿ ਤੇਰਾ ਦੂੱਧ ਪੀਂਦਿਆਂ ਪੀਂਦਿਆਂ ਮਰ
ਗਿਆ। ਕਿਆ ਦੱਸੋਗੀ ਕਿ ਜਿਸ ਵਕਤ ਤੂੰ ਇਸ ਬੱਚੇ ਨੂੰ ਦੂੱਧ ਪਿਲਾ ਰਹੀ
ਸੀ, ਤੇਰੀ ਮਨੋ-ਦਸ਼ਾ ਕੀ ਸੀ, ਤੇਰੀ ਮਾਨਸਿਕ ਹਾਲਤ ਕੀ ਸੀ? ਤਾਂ ਮਾਂ
ਕਹਿੰਦੀ ਹੈ ਕਿ ਮੇਰਾ ਪਤੀ ਨਾਲ ਝਗੜਾ ਚੱਲ ਰਿਹਾ ਸੀ, ਬਹੁਤ ਉੱਚੀ ਥੋਲ
ਚਾਲ ਚੱਲ ਰਹੀ ਸੀ। ਬੱਚਾ ਵਿਚਕਾਰ ਰੋਣ ਲੱਗ ਪਿਆ ਤਾਂ ਮੈਂ ਇਸ ਨੂੰ ਦੂੱਧ
ਪਿਲਾਣ ਲੱਗ ਪਈ। ਪਰ ਜਾਲੀ ਗਲੋਚ ਚੱਲ ਰਹੀ ਸੀ, ਮੈਂ ਕ੍ਰੋਧ ਨਾਲ ਉਥਲੀ
ਹੋਈ ਸੀ। ਤੇ ਭਾਕਟਰ ਨੇ ਕਿਹਾ ਕਿ ਅੈ ਬੀਬੀ! ਤੂੰ ਇਸ ਬੱਚੇ ਨੂੰ ਦੂੱਧ ਨਹੀਂ
ਪਿਲਾਇਆ, ਜਹਿਰ ਪਿਲਾਇਐ। ਜਦ ਤੂੰ ਕ੍ਰੋਧ ਨਾਲ ਉਥਲੀ ਹੋਈ ਸੀ, ਕ੍ਰੋਧ
ਕਰਕੇ ਤੇਰੇ ਸਰੀਰ ਦੀਆਂ ਗੁਬੀਆਂ ਨੇ ਜਹਿਰ ਉਗਲਣੀ ਸ਼ੁਰੂ ਕੀਤੀ, ਉਨ੍ਹਾਂ
ਗੁੰਢਾਂ ਵਿੱਚੋਂ ਜਹਿਰ ਨਿਵਲੀ ਤੇ ਉਹ ਖੂਨ ਵਿਚ ਵਸ ਗਈ, ਉਹ ਦੱਧ ਵਿਚ
ਲੀਨ ਹੋ ਗਈ। ਤੂੰ ਬੱਚੇ ਨੂੰ ਜਹਿਰੀਲਾ ਦੂੱਧ ਪਿਲਾਇਐ, ਤੇਰੇ ਕ੍ਰੋਧ ਕਰਕੇ
ਜਹਿਰੀਲਾ ਹੋ ਗਿਆ ਤੇਰਾ ਦੂੱਧ। ਇਸਦਾ ਮਤਲਬ ਹੈ ਕਿ ਕ੍ਰੋਧ ਜਹਿਰ ਹੈ ਅੱਤੇ
ਸਾਰੇ ਸਰੀਰ ਨੂੰ ਜਹਿਰੀਲਾ ਕਰ ਦਿੰਦਾ ਹੈ। ਇਸ ਤੋਂ ਉਲਟ ਵੀ ਹੋ ਸਕਦਾ
ਹੈ, ਅਗਰ ਸਰੀਰ ਜਹਿਰ ਨਾਲ ਭਰ ਸਕਦਾ ਹੈ, ਖੂਨ ਜਹਿਰੀਲਾ ਹੋ ਸਕਦਾ
ਹੈ ਤਾਂ ਖੂਨ ਅੰਮ੍ਰਿਤਮਈ ਵੀ ਹੋ ਸਕਦਾ ਹੈ, ਸਰੀਰ ਅੰਮ੍ਰਿਤਮਈ ਹੋ ਸਕਦਾ
ਹੈ, ਤੇ ਪਰਮ ਭਗਤ ਸ੍ਰੀ ਨਾਮਦੇਵ ਜੀ ਦਾ ਛੁਗਮਾਨ:

ਦਸ ਬੈਰਾਗਨਿ ਮੇਰਿ ਬਾਸਿ ਕੀਨ੍ਹੇ ਪੰਚਹੁ ਕਾ ਮਿਟ ਨਾਵਉ ॥
ਸਤਿਰਿ ਦੇਇ ਭਰੇ ਅਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥
ਪਾਛੈ ਬਹੁਰਿ ਨ ਆਵਨੁ ਪਾਵਉ ॥
ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥
(ਧਨਾਸਰੀ ਨਾਮਦੇਵ ਜੀ ਕੌ, ਪੰਨਾ 693)

ਇਹ ਦਸ ਇੰਦਰੇ ਮੈਂ ਕਾਬੂ ਕਰ ਲਏ ਹਨ। ਪੰਜ ਵਿਸ਼ਿਆਂ ਦਾ ਤਾਂ ਨਾਮੋ-
ਲਿਸ਼ਾਨ ਹੀ ਮਿਟ ਗਿਆ ਹੈ। ਵਾਸਨਾ, ਕਾਮ, ਕ੍ਰੋਧ, ਲੋਭ, ਮੋਹ, ਅਹੰਕਾਰ,
ਇਨ੍ਹਾਂ ਦਾ ਨਾਮੋ-ਲਿਸ਼ਾਨ ਹੀ ਮਿਟ ਗਿਆ ਹੈ, ਇਹ ਤਾਂ ਰਹੇ ਹੀ ਨਹੀਂ। “ਸਤਿਰਿ
ਦੇਇ ਭਰੇ ਅਮ੍ਰਿਤ ਸਰਿ ਬਿਖੁ ਕਉ ਮਾਰਿ ਕਢਾਵਉ ॥” ਸਰੀਰ ਵਿਚ
ਆਯੁਰਵੇਦ ਦੇ ਗਿਆਨ ਮੁਡਾਬਕ 72 ਮੇਟੀਆਂ ਨਾਨਾਂ ਨੇ, ਜਿਨ੍ਹਾਂ ਵਿਚ ਖੂਨ
ਵੱਡੇ ਰੂਪ ਵਿਚ ਗਰਦਿਸ ਕਰਦਾ ਹੈ ਅੱਗ ਉਸ ਤੋਂ ਛੋਟੀਆਂ ਛੋਟੀਆਂ ਤੱਤੀਆਂ
ਤੇ ਨਜ਼ਾਂ ਨੂੰ ਮਿਲਦਾ ਹੈ। ਲੋਕਿਨ ਮੂਲ ਰੂਪ ਵਿਚ ਨਾਨਾਂ ਬਹੁੱਤਰ ਨੇ। ਭਗਤ
ਜੀ ਕਹਿ ਰਹੇ ਹੋ ਕਿ ਇਹ ਬਹੁੱਤਰ ਨਾਨਾਂ, ਜਿਨ੍ਹਾਂ ਵਿਚ ਖੂਨ ਨਹੀਂ ਗਰੰਦਸ

ਕਰ ਰਿਹਾ, ਅੰਮ੍ਰਿਤ ਗਰਦਿਸ਼ ਕਰ ਰਿਹਾ ਹੈ; ਮੇਰਾ ਬੂਨ ਹੁਣ ਬੂਨ ਨਹੀਂ ਰਿਹਾ, ਅੰਮ੍ਰਿਤ ਹੋ ਗਿਆ ਹੈ। ਔਰ ਜਦ ਬੂਨ ਅੰਮ੍ਰਿਤ ਹੋ ਗਿਆ ਹੈ ਤੋ ਥੋਲ ਅੰਮ੍ਰਿਤਮਈ ਹੋ ਗਏ ਨੇ। “ਅੰਮ੍ਰਿਤ ਬਾਣੀ ਘਟ ਤੇ ਉਚਰਉ ਆਤਮ ਕਉ ਸਮਝਾਵਉ ॥” ਜੇ ਬੂਨ ਅੰਮ੍ਰਿਤ ਹੋ ਜਾਏ ਤਾਂ ਦਿਸ਼ਟੀ ਅੰਮ੍ਰਿਤਮਈ ਹੋ ਜਾਂਦੀ ਹੈ, ਥੋਲ ਅੰਮ੍ਰਿਤਮਈ ਹੋ ਜਾਂਦੇ ਨੇ। ਰੇਮ ਰੇਮ ਵਿੱਚੋਂ ਅੰਮ੍ਰਿਤ ਦੀਆਂ ਤਰੰਗਾਂ ਨਿਕਲਦੀਆਂ ਨੇ। ਇਸ ਨੂੰ ਸ਼ਾਇਰੇ ਮਸ਼ਰਕ ਡਾਕਟਰ ਮੁਹੰਮਦ ਇਕਬਾਲ ਨੇ ਬੜੇ ਆਲਿਮਾਨਾ ਢੰਗ ਨਾਲ ਇੰਜ ਬਿਆਨ ਕੀਤਾ ਹੈ :

ਇਕ ਬੂਲ ਗਰ ਚਾਹੇ ਤੋਂ ਗੁਲਿਸਤਾਨ ਬਨ ਜਾਏ ।
ਇਕ ਬੂਂਦ ਗਰ ਚਾਹੇ ਤੋਂ ਤੂਲਾਨ ਬਨ ਜਾਏ ।
ਇਕ ਬੂਨ ਕੇ ਕਤਰੇ ਮੌਂ ਤਾਸੀਰ ਵੇਹ ਹੈ,
ਇਕ ਕੌਮ ਕੌ ਤਾਰੀਖ ਕਾ ਅਨਵਾਨ ਬਨ ਜਾਏ ।

ਇਕ ਬੂਂਦ ਬੂਨ ਦੀ, ਇਕ ਕਤਰਾ ਬੂਨ ਦਾ, ਜੇ ਕਿਧਰੇ ਉਸ ਦੇ ਵਿਚ ਸਹੀ ਢੰਗ ਦਾ ਉਛਾਲ ਆ ਗਿਆ ਹੈ, ਸਮੁੱਚੀ ਕੌਮ ਦੀ ਤਾਰੀਖ ਦਾ ਇਕ ਸਿਰਲੇਖ ਬਣ ਜਾਂਦਾ ਹੈ, ਸਿਰੋਂ ਬਣ ਜਾਂਦਾ ਹੈ। ਖੇਡ ਤਾਂ ਬੂਨ ਦੀ ਹੈ। ਪ੍ਰਭੂ-ਚਿੰਤਨ ਦੇ ਨਾਲ ਜੋ ਪਵਿੱਤਰ ਤਰੰਗਾਂ ਮਨ ਨੂੰ ਆਨੰਦਿਤ ਕਰਦੀਆਂ ਨੇ ਆਗ ਮਨ ਦਾ ਏਹੀ ਵੇਗ ਸਰੀਰ ਨੂੰ ਪ੍ਰਭਾਵਿਤ ਕਰਦਾ ਏ, ਤੋਂ ਬੂਨ ਪ੍ਰਭਾਵਿਤ ਹੁੰਦਾ ਹੈ, ਪਾਵਨ ਹੋ ਜਾਂਦਾ ਹੈ ਬੂਨ, ਪਵਿੱਤਰ ਹੋ ਜਾਂਦਾ ਹੈ ਬੂਨ। ਕਹਾਵਤਾਂ ਤਾਂ ਬੂਨ ਦੇ ਸੰਬੰਧ ਵਿਚ ਕੋਈ ਨੈ—ਇਸਦਾ ਤਾਂ ਬੂਨ ਬੂਨ ਨਹੀਂ, ਪਾਣੀ ਹੋ ਗਿਆ। ਇਸਦਾ ਤਾਂ ਬੂਨ ਠੰਡਾ ਹੋ ਗਿਆ। ਇਸ ਦੇ ਬੂਨ ਵਿਚ ਕੋਈ ਗਰਮਾਇਸ਼ ਨਹੀਂ, ਇਸਦੇ ਬੂਨ ਵਿਚ ਕੋਈ ਲਾਲੀ ਨਹੀਂ, ਇਸਦਾ ਬੂਨ ਸਫੈਦ ਹੋ ਗਿਆ। ਇਹ ਕਹਾਵਤਾਂ ਬਿਲਕੁਲ ਸਹੀ ਹਨ। ਉਮਰ ਦੇ ਵਧਦਿਆਂ ਅਗਰ ਪ੍ਰੇਮ ਵਧੇ, ਦਾਇਆ ਵਧੇ ਤੋਂ ਸਮਝਣਾ ਚਾਹੀਦਾ ਹੈ ਕਿ ਲਾਭ ਦੀ ਤਰੜ ਜਾ ਰਿਹਾ ਹੈ, ਨਵਾ ਹੋ ਰਿਹਾ ਹੈ। ਪਰ ਉਮਰ ਦੇ ਵਧਦਿਆਂ ਅਗਰ ਕ੍ਰੋਧ ਵਧਦਾ ਜਾ ਰਿਹਾ ਹੈ, ਤੋਂ ਜੀਵਨ ਘਾਟੇ ਵਿਚ ਜਾ ਰਿਹਾ ਹੈ, ਜ਼ਿੰਦਗੀ ਅਜਾਈ ਜਾ ਰਹੀ ਹੈ। ਅਕਸਰ ਐਸਾ ਦੇਖਣ ਵਿਚ ਆਇਐ ਕਿ ਉਮਰ ਦੇ ਵਧਦਿਆਂ ਕ੍ਰੋਧ ਵੀ ਵਧਦਾ ਹੈ। ਕਿਉਂਕਿ ਰੋਜ਼ ਰੋਜ਼ ਨਵੀਆਂ ਨਵੀਆਂ ਖਾਹਸ਼ਾਂ ਵਧਦੀਆਂ ਜਾ ਰਹੀਆਂ ਨੇ। ਨਵੀਆਂ ਇੱਛਾਵਾਂ, ਹਰ ਨਵਾਂ ਦਿਨ ਕਿਸੇ ਨਵੀਂ ਇੱਛਾ ਨੂੰ ਪੈਦਾ ਕਰਦਾ ਹੈ। ਪੁਰਾਣੀਆਂ ਖਾਹਸ਼ਾਂ ਪੂਰੀਆਂ ਨਹੀਂ ਹੁੰਦੀਆਂ, ਨਵੀਆਂ ਪੈਦਾ ਹੋ ਰਹੀਆਂ ਨੇ। ਖਾਹਸ਼ਾਂ ਦਾ ਇਹ ਜਮਾਉ, ਇੱਛਾਵਾਂ ਦਾ ਇਹ ਇਕੱਠ, ਸ਼ਿਵਵਿਆਂ ਨਾਲ ਭਰ ਦਿੰਦਾ ਹੈ। ਖਾਹਸ਼ ਪੂਰੀ ਨਹੀਂ ਹੋਈ, ਸ਼ਾਇਦ ਇਸਦਾ ਕਾਰਨ ਫਲੋਂ ਹੈ,

ਛਲਾਂ ਹੈ। ਇਸ ਤਰ੍ਹਾਂ ਅਪੂਰੀਆਂ ਕਾਮਨਾਵਾਂ, ਅਪੂਰੀਆਂ ਇੱਛਾਵਾਂ, ਕ੍ਰੋਧ ਨੂੰ ਵਧਾਉਂਦੀਆਂ ਨੇ, ਸੁਭਾਉ ਚਿੜਚਿੜਾ ਹੋ ਜਾਂਦੇ। ਉਠਦਿਆਂ ਬੈਠਦਿਆਂ ਚਲਦਿਆਂ ਮਨੁੱਖ ਚਿੜਚਿੜਾ ਰਹਿੰਦਾ ਹੈ। ਔਰ ਇਹੀ ਚਿੜਚਿੜਾਪਨ, ਇਹੀ ਕ੍ਰੋਧ ਸਾਰੇ ਪਰਿਵਾਰ ਦਾ ਦੁਸ਼ਮਨ ਬਣ ਬੈਠਦਾ ਹੈ ਔਰ ਸਾਰਾ ਪਰਿਵਾਰ ਦੁਸ਼ਮਨ ਬਣ ਜਾਂਦਾ ਹੈ। ਕੋਈ ਕੌਲ ਬੈਠ ਕੇ ਰਾਜੀ ਨਹੀਂ, ਕੋਈ ਗੱਲ ਕਰ ਕੇ ਰਾਜੀ ਨਹੀਂ। ਅਪੂਰੀਆਂ ਕਾਮਨਾਵਾਂ ਕਰਕੇ ਕ੍ਰੋਧਿਤ ਹੈ। ਕਾਸ਼! ਪ੍ਰਭੂ ਦਾ ਸਿਮਰਨ ਹੁੰਦਾ। ਪ੍ਰਭੂ ਦਾ ਸਿਮਰਨ ਇਕ ਮਹਾਨ ਗੁਣ ਰੱਖਦਾ ਹੈ, ਗਾਲਤ ਪਾਹਿਜਾਂ ਸਾਰੀਆਂ ਮਤਮ ਕਰ ਦਿੰਦਾ ਹੈ ਔਰ ਚੰਗੀਆਂ ਪ੍ਰਗੀਆਂ ਕਰ ਦਿੰਦਾ ਹੈ ਯਾ ਰਜਾ ਵਿਚ ਰਾਜੀ ਰਹਿਣ ਦੀ ਬਿਰਤੀ ਬਣਾ ਦਿੰਦਾ ਹੈ, ਹਰ ਵਕਤ ਮਨੁੱਖ ਸ਼ੁਕਰਾਨੇ ਨਾਲ ਭਰਿਆ ਰਹਿੰਦਾ ਹੈ, ਧੰਨਵਾਦ ਨਾਲ ਭਰਿਆ ਰਹਿੰਦਾ ਹੈ। ਅਗਾਰ ਗਿਲੇ ਤੇ ਸ਼ਿਕਵੇ ਵਧਦੇ ਜਾਣ ਤਾਂ ਫਿਰ ਕ੍ਰੋਧ ਵਧਦਾ ਰਹਿੰਦਾ ਹੈ। ਧੰਨਵਾਦ ਤੇ ਪ੍ਰਾਰਥਨਾ, ਬਾਰ ਬਾਰ ਸ਼ੁਕਰਾਨਾ, ਕ੍ਰੋਧ ਨੂੰ ਸ਼ਾਂਤ ਕਰ ਦਿੰਦਾ ਹੈ, ਸਿਰਫ ਸ਼ਾਂਤ ਹੀ ਨਹੀਂ ਕਰਦਾ, ਮਤਮ ਕਰ ਦਿੰਦਾ ਹੈ। ਇਸ ਵਾਸਤੇ ਸਨਿਮਰ ਮਨੁੱਖ ਹਰ ਵੇਲੇ ਧੰਨਵਾਦ ਨਾਲ ਭਰਿਆ ਰਹਿੰਦਾ ਹੈ ਔਰ ਹਰ ਇਕ ਪ੍ਰਤਿ ਧੰਨਵਾਦ ਨਾਲ ਭਰਿਆ ਹੋਇਆ ਉਹ ਪਰਮਾਤਮਾ ਦਾ ਧੰਨਵਾਦ ਕਰਦਾ ਹੈ। ਪਰਮਾਤਮਾ ਦੀ ਕ੍ਰਿਤ ਦਾ ਧੰਨਵਾਦ ਕਰਦਾ ਹੈ ਕਿ ਹੇ ਪ੍ਰਭੂ! ਸੂਰਜ ਬਣ ਕੇ ਤੂੰ ਮੈਨੂੰ ਚਾਨਣਾ ਦੇ ਰਿਹਾ ਹੈ, ਹਵਾ ਬਣ ਕੇ ਤੂੰ ਮੈਨੂੰ ਪ੍ਰਾਣ ਦੇ ਰਿਹਾ ਹੈ, ਧਰਤੀ ਬਣ ਕੇ ਤੂੰ ਮੈਨੂੰ ਟਿਕਾਣਾ ਦੇ ਰਿਹਾ ਹੈ। ਬੜਾ ਸ਼ਾਂਤਮਈ, ਹਰ ਵਕਤ, ਹਰੇਕ ਦੇ ਪ੍ਰਤਿ ਧੰਨਵਾਦ ਨਾਲ ਭਰਿਆ ਰਹਿੰਦਾ ਹੈ। ਲੋਕਿਨ ਕ੍ਰੋਧੀ ਹਰ ਵਕਤ ਤੇ ਹਰੇਕ ਪ੍ਰਤਿ ਕ੍ਰੋਧ ਨਾਲ ਭਰਿਆ ਰਹਿੰਦਾ ਹੈ, ਗਿਲਿਆਂ ਨਾਲ ਭਰਿਆ ਰਹਿੰਦਾ ਹੈ। ਹਰ ਵਕਤ ਧੰਨਵਾਦ ਨਾਲ ਭਰੇ ਰਹਿਣਾ, ਪ੍ਰਾਰਥਨਾ ਨਾਲ ਭਰੇ ਰਹਿਣਾ, ਸ਼ੁਕਰਾਨੇ ਨਾਲ ਭਰੇ ਰਹਿਣਾ, ਮਨੁੱਖ ਨੂੰ ਪਰਮਾਤਮਾ ਦਾ ਰੂਪ ਬਣਾ ਦੇਂਦੀ ਹੈ। ਔਰ ਹਰ ਵਕਤ ਗਿਲਿਆਂ ਨਾਲ ਭਰੇ ਰਹਿਣਾ, ਸ਼ਿਕਵਿਆਂ ਨਾਲ ਭਰੇ ਰਹਿਣਾ, ਕ੍ਰੋਧ ਨਾਲ ਭਰੇ ਰਹਿਣਾ, ਐਸੀ ਅਵਸਥਾ ਮਨੁੱਖ ਨੂੰ ਸੈਤਾਨ ਦਾ ਰੂਪ ਬਣਾ ਕੇ ਰੱਖ ਦੇਂਦੀ ਹੈ। ਇਸ ਵਾਸਤੇ ਕ੍ਰੋਧੀ ਨੂੰ ਸੈਤਾਨ ਕਹਿੰਦੇ ਨੇ ਤੇ ਸ਼ਾਂਤਮਈ ਨੂੰ ਭਗਵਾਨ ਕਹਿੰਦੇ ਨੇ। ਆਇਆ ਤਾਂ ਮਨੁੱਖ ਭਗਵਾਨ ਹੋਣ ਲਈ ਹੈ, ਪਰ ਕ੍ਰੋਧ ਕਰਕੇ ਸੈਤਾਨ ਬਣ ਜਾਂਦਾ ਹੈ। ਹਰ ਵਕਤ ਧੰਨਵਾਦ ਕਰਨ ਲਈ ਵੀ ਬੜੀ ਸਿਆਣਪ ਚਾਹੀਦੀ ਹੈ। ਬੜਾ ਸੇਰ, ਤੂੰ ਛੋਟਾ ਸੀ, ਮਾਸੂਮ ਬਾਲਕ ਸੀ, ਪਰਮਾਤਮਾ ਮਾਂ ਬਣ ਕੇ ਭੇਗ ਮੰਦਦਗਾਰ ਬਣਿਆ, ਪਿਤਾ ਬਣ ਕੇ ਤੇਰਾ ਸਹਾਇਕ ਬਣਿਆ। ਇਹ ਮਾਂ, ਗੋਦ ਵਿਚ ਚੁੱਕ ਕੇ ਤੈਨੂੰ ਖਿਡਾਂਦੀ ਰਹੀ, ਪਿਤਾ ਕੰਧੇ ਦੇ ਉੱਤੇ ਚੁੱਕ ਕੇ ਤੈਨੂੰ

ਲਾਡ ਲਡਾਉਂਦਾ ਰਿਹਾ। ਦੇਖ ਤਾਂ ਸਹੀ, ਇਹ ਮਾਂ ਤੇ ਇਹ ਪਿਤਾ, ਇਹ
ਭਗਵਾਨ ਤਾਂ ਨਹੀਂ :

ਮਾਤ ਪਿਤਾ ਸੁਤ ਬੰਧਪ ਭਾਈ॥

ਨਾਨਕ ਹੋਆ ਪਾਰਬ੍ਰਹਮੁ ਸਹਾਈ॥ (ਬਿਲਾਵਲੁ ਮ: ੫, ਪੰਨਾ 805)

ਹੈ ਪ੍ਰਭੂ ! ਹੋ ਪਰਮਾਤਮਾ ! ਤੂੰ ਮਾਂ ਬਣ ਕੇ ਮਦਦਗਾਰ ਬਣਿਆ, ਤੂੰ ਪਿਤਾ
ਬਣ ਕੇ ਸਹਾਇਕ ਬਣਿਆ, ਸੁਕਰ ਹੈ ਤੇਰਾ, ਸੁਕਰ ਹੈ ਤੇਰਾ। ਪਿਤਾ ਬਿਰਧ
ਹੋ ਗਿਐ, ਬੁੱਢਾ ਹੋ ਗਿਐ, ਪੁੱਤਰ ਪਾਣੀ ਦਾ ਗਿਲਾਸ ਲਿਆਇਐ, ਪੇਤਰਾ
ਬਾਲੀ ਵਿਚ ਰੋਟੀ ਰੂਪ ਕੇ ਲਿਆਇਐ :

ਬਿਰਧ ਭਇਆ ਉਪਰਿ ਸਾਥ ਸੈਨ॥

ਮੁਖ ਅਪਿਆਉ ਬੈਠ ਕਉ ਦੈਨ॥ (ਸੁਖਮਨੀ ਮ: ੫, ਪੰਨਾ 266)

ਬਿਰਧ ਹੋ ਗਿਐਂ, ਸਾਕ ਸੰਬੰਧੀ ਤੇਰੇ ਮੂੰਹ ਵਿਚ ਗਰਾਹੀਆਂ ਦੇ ਰਹੇ ਨੇ,
ਤੇਰੇ ਹੱਥ ਵਿਚ ਦੇ ਰਹੇ ਨੇ। ਹੋ ਪ੍ਰਭੂ ! ਇਹ ਤੂੰ ਹੈ, “ਮਾਤ ਪਿਤਾ ਸੁਤ ਬੰਧਪ
ਭਾਈ॥” ਨਾਨਕ ਹੋਆ ਪਾਰਬ੍ਰਹਮੁ ਸਹਾਈ॥” ਹੁਣ ਸੁਤ ਬਣ ਕੇ, ਪੁੱਤਰ ਬਣ
ਕੇ, ਪੇਤਰਾ ਬਣ ਕੇ ਤੂੰ ਮੇਰਾ ਮਦਦਗਾਰ ਬਣਿਆ ਹੋਇਆ ਹੈ। ਜਦ ਮੈਂ ਛੋਟਾ
ਸੀ, ਤੂੰ ਮਾਂ ਬਾਪ ਬਣ ਕੇ ਮੇਰਾ ਮਦਦਗਾਰ ਬਣਿਆ। ਜਦ ਮੈਂ ਬੁੱਢਾ ਹੋ ਗਿਆ,
ਕਮਜ਼ੀਰ ਹੋ ਗਿਆ ਤਾਂ ਪੁੱਤਰ ਬਣ ਗੇ, ਜਵਾਨ ਪੇਤਰਾ ਬਣ ਕੇ ਤੂੰ ਮੇਰਾ
ਮਦਦਗਾਰ ਹੋਇਐ। ਜਗ ਸੌਚ ਤਾਂ ਸਹੀ। ਇਹ ਸੌਚਣੀ ਨਿਰਮਾਣ ਬਣਾ ਦੇਂਦੀ
ਹੈ। ਇਹ ਸੌਚਣੀ ਧੰਨਵਾਦ ਨਾਲ ਭਰ ਦੇਵੇਗੀ, ਇਹ ਸੌਚਣੀ ਪ੍ਰਾਰਥਨਾ ਨਾਲ
ਭਰ ਦੇਵੇਗੀ। ਐਸੀ ਹਾਲਤ ਵਿਚ ਮਨੁੱਖ ਭਗਵਾਨ ਦਾ ਰੂਪ ਹੋ ਜਾਂਦਾ ਹੈ।
ਕਿਧਰੇ ਸ਼ਿਕਵੇ, ਮਾਂ ‘ਤੇ ਗਿਲੇ, ਪਿਉ ‘ਤੇ ਗਿਲੇ, ਪੁੱਤਰ ‘ਤੇ ਗਿਲੇ, ਪੇਤਰਿਆਂ
‘ਤੇ ਗਿਲੇ, ਪੜੋਸੀਆਂ ‘ਤੇ ਗਿਲੇ, ਸ਼ਹਿਰ ਵਾਸੀਆਂ ‘ਤੇ ਗਿਲੇ, ਸਾਰੇ ਸੰਸਾਰ
‘ਤੇ ਗਿਲੇ, ਫਿਰ ਰੱਬ ‘ਤੇ ਗਿਲੇ, ਕਿਤਨਾ ਪ੍ਰਬਲ ਕ੍ਰੋਧ ! ਸ਼ਾਇਦ ਕਾਮ ਦਾ
ਰੂਪ ਹੋ ਗਿਐ। ਕ੍ਰੋਧੀ ਭੁੱਲ ਕੇ ਵੀ ਨਹੀਂ ਸੌਚਦਾ ਕਿ ਸ਼ਾਇਦ ਮੇਰਾ ਹੀ ਕਸੂਰ
ਹੈ। ਅੇਰ ਸਾਂਡਮਈ ਮਨੁੱਖ ਕਦੀ ਆਪਣੇ ਸੰਤਾਪ ਲਈ ਢੂਜੇ ਨੂੰ ਦੈਸੀ ਠਹਿਰਾਂਦਾ
ਹੀ ਨਹੀਂ, ਇਹ ਤਾਂ ਸਾਡ ਕਹਿ ਦਿੰਦਾ ਹੈ :

ਮੁਝ ਅਵਗਨ ਸਰ ਨਾਥੀ ਦੇਸੁ॥

(ਲੁਧੀ ਫਰੋਦ ਜੀ, ਪੰਨਾ 294)

‘ਮੇਰਾ ਹੀ ਦੋਸ਼ ਹੈ, ਮੇਰਾ ਹੀ ਕਸੂਰ ਹੈ,’ ਐਸੀ ਸੌਚਣੀ ਨਿਰਮਾਣ ਬਣਾ ਦੇਂਦੀ
ਹੈ। ਦੂਜਿਆਂ ਦਾ ਕਸੂਰ ਹੈ, ਦੂਜਿਆਂ ਦੀ ਜ਼ਿਆਦਤੀ ਹੈ, ਐਸੀ ਸੌਚਣੀ ਕ੍ਰੋਧ
ਨਾਲ ਭਰ ਦੇਂਦੀ ਹੈ ਅਰ ਕ੍ਰੋਧ ਦੀ ਅਗਨ ਜਿਥੇ ਬਲ ਰਹੀ ਹੈ, ਉਥੇ ਹਰੀ
ਬਨਸਪਤੀ ਕਿਥੇ, ਉਥੇ ਫੁੱਲ ਕਿਥੇ, ਉਥੇ ਫਲ ਕਿਥੇ ? ਆਸੀਂ ਵੇਖਦੇ ਹਾਂ ਕਿ

ਬਹੁਤ ਲੂ ਚੱਲ ਰਹੀ ਹੈ, ਪੁੱਪ ਪੈ ਰਹੀ ਹੈ, ਭਿੰਕਰ ਗਾਰਮੀ ਹੈ, ਫੁੱਲ ਮੁਰਝਾ
 ਜਾਂਦੇ ਨੇ, ਨਹੀਂ ਖਿੜਦੇ, ਪੈਦਾ ਵੀ ਨਹੀਂ ਹੁੰਦੇ। ਦੂਸਰੇ ਪਾਸੇ, ਬਰਫ ਪੈ ਰਹੀ
 ਹੈ, ਕੱਕਰ ਪੈ ਰਿਹਾ ਹੈ, ਬਰਫ ਜੰਮ ਰਹੀ ਹੈ, ਸੀਤ ਲਹਿਰ ਚੱਲ ਰਹੀ ਹੈ, ਇਥੇ
 ਵੀ ਕੋਮਲ ਫੁੱਲਾਂ ਦੇ ਪੈਂਦੇ ਪੈਦਾ ਨਹੀਂ ਹੁੰਦੇ, ਫੁੱਲ ਨਹੀਂ ਖਿੜਦੇ। ਫੁੱਲ ਉਦੋਂ
 ਖਿੜਦੇ ਨੇ, ਜਦ ਨਾ ਬਹੁਤੀ ਗਾਰਮੀ ਹੋਵੇ ਨਾ ਬਹੁਤੀ ਸਰਦੀ। ਇਸ ਮੌਸਮ
 ਨੂੰ ਕਹਿੰਦੇ ਨੇ ਮੌਸਮੇ ਬਹਾਰ, ਬਸੰਤ ਬਹਾਰ। ਫੁੱਲ ਖਿੜਦੇ ਨੇ ਮੌਸਮੇ ਬਹਾਰ
 ਵਿਚ। ਇਤਨੀ ਗਾਰਮੀ ਹੈ ਕਿ ਖਿੜਨ ਲਈ ਮਦਦਗਾਰ ਹੋ ਰਹੀ ਹੈ। ਐਸੀ
 ਠੰਡ ਹੈ ਕਿ ਖੇੜੇ ਲਈ ਸਹਾਇਕ ਹੋ ਰਹੀ ਹੈ। ਕੱਕਰ ਤੇ ਬਰਫ ਦੀ ਤਰ੍ਹਾਂ ਜੰਮਿਆ
 ਹੋਇਆ ਇਹ ਮਨੁੱਖ ਠੰਡਾ ਕਾਇਰ ਹੁੰਦਾ ਹੈ, ਬੁਜ਼ਦਿਲ ਹੁੰਦਾ ਹੈ। ਉਹ ਸੱਚ
 ਦੇ ਪੱਥ ਵਿਚ ਖੜਾ ਨਹੀਂ ਹੋ ਸਕਦਾ, ਸੱਚ ਬੋਲ ਨਹੀਂ ਸਕਦਾ, ਸੱਚ ਪਿੱਛੇ
 ਸ਼ਹਾਦਤ ਨਹੀਂ ਦੇ ਸਕਦਾ। ਪਰ ਬਹੁਤ ਗਾਰਮ ਮਨੁੱਖ ਵੀ ਜਾਲਮ ਹੁੰਦਾ ਹੈ,
 ਦੁਸਟ ਹੁੰਦਾ ਹੈ, ਹਰ ਇਕ ਨੂੰ ਪੈਰਾਂ ਦੇ ਥੱਲੇ ਲਿਤਾੜਦਾ ਹੈ, ਕਚਲਦਾ ਹੈ।
 ਤੇ ਜਿਥੇ ਖੂਨ ਦੇ ਵਿਚ ਬਹੁਤ ਗਾਰਮੀ ਹੈ, ਜੀਵਨ ਵਿਚ ਖੋੜਾ ਨਹੀਂ ਆਉਂਦਾ
 ਅੰਤ ਜਿਥੇ ਬਹੁਤ ਠੰਡਕ ਹੈ, ਉਥੋਂ ਵੀ ਇਹ ਖੋੜਾ ਨਹੀਂ ਆਉਂਦਾ। ਜੈਸੇ ਕਿ
 ਅਸੀਂ ਬਾਹਰ ਬੈਠੇ ਹਾਂ, ਬਾਹਰ ਜ਼ਮੀਨ ਤੇ ਲੂ ਚੱਲ ਰਹੀ ਹੈ, ਪੁੱਪ ਅੱਗ ਵਰਸਾ
 ਰਹੀ ਹੈ, ਫੁੱਲ ਨਹੀਂ ਖਿੜਦੇ; ਇਵੇਂ ਹੀ ਬਾਹਰ ਸੀਤ ਲਹਿਰ ਚੱਲ ਰਹੀ ਹੈ,
 ਬਰਫ ਪੈ ਰਹੀ ਹੈ, ਤਾਂ ਵੀ ਫੁੱਲ ਨਹੀਂ ਖਿੜਦੇ। ਮਹਾਨ ਸੰਤ ਕਵੀ ਅੰਤ ਧੰਨ
 ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ ਅਨਿੰਨ ਸੇਵਕ ਭਾਈ ਸਾਹਿਬ ਨੇਂਦ ਲਾਲ
 ਜੀ ਇਸ ਦ੍ਰਿਸ਼ ਨੂੰ ਆਪਣੇ ਸ਼ਬਦਾਂ ਵਿਚ ਬੜੇ ਸੋਹਣੇ ਢੰਗ ਨਾਲ ਬਿਆਨ
 ਕਰਦੇ ਨੇ। ਅਸੀਂ ਬਹੁਤ ਗਾਰਮ ਸੂਨਾਂ ਵਿੱਚੋਂ ਲੰਘੇ ਹਾਂ। ਸੇਰ ਹੈ, ਚੀਤਾ ਹੈ,
 ਬਿਘਿਆੜ ਹੈ, ਬਾਜ਼ ਹੈ, ਇੱਲ ਹੈ, ਕਉਆ ਹੈ, ਇਸ ਤਰ੍ਹਾਂ ਦੀਆਂ ਬਹੁਤ ਗਾਰਮ
 ਜੂਨੀਆਂ ਵਿੱਚੋਂ ਲੰਘੇ ਹਾਂ, ਗਾਰਮ ਬਨਸਪਤੀ ਦੇ ਵਿੱਚੋਂ, ਗਾਰਮ ਸੁਭਾਅ ਦੇ
 ਪੱਛੀ, ਗਾਰਮ ਸੁਭਾਅ ਦੇ ਚਉਪਾਂਥ। ਫਿਰ ਐਸਿਆਂ ਵਿੱਚੋਂ ਵੀ ਲੰਘੇ
 ਹਾਂ—ਬਹੁਤ ਠੰਡੇ, ਲੂਮੜੀ ਹੈ, ਗਿੱਦੜ ਹੈ, ਰੋਸਮ ਦੇ ਕੀੜੇ ਨੇ ਅੰਤ ਮਾਸੂਮ
 ਪੰਛੀ ਨੇ, ਬਹੁਤ ਠੰਡੇ, ਕੋਈ ਵੀ ਚਾਹੇ ਹਮਲਾ ਕਰ ਦੇਵੇ। ਬਹੁਤ ਗਾਰਮ ਯਾਨਿ
 ਹਰ ਇਕ 'ਤੇ ਹਮਲਾ ਕਰਨਾ। ਇਸ ਤਰ੍ਹਾਂ ਦੀਆਂ ਜੂਨੀਆਂ ਵਿੱਚੋਂ ਲੰਘ ਚੁੱਕੇ
 ਹਾਂ। ਭਾਈ ਸਾਹਿਬ ਕਹਿੰਦੇ ਨੇ ਕਿ ਹੁਣ ਤਾਂ ਮਨੁੱਖਾ ਜਨਮ ਦੀ ਬਹਾਰ ਆਈ
 ਹੈ। ਇਹ ਮਾਨਸ ਤਨ, ਇਹ ਮਨੁੱਖੀ ਜਿੰਦਗੀ, ਇਹ ਤਾਂ ਬਹਾਰ ਹੈ ਤੇ ਜਦ
 ਬਹਾਰ ਹੈ ਤੇ ਜਿਵੇਂ ਬਹਾਰ ਵਿਚ ਫੁੱਲ ਖਿੜਦੇ ਨੇ, ਤੂੰ ਵੀ ਖਿੜ ਜਾ, ਤੂੰ ਮੁਰਝਾ
 ਨਾ, ਤੂੰ ਕੁਮਲਾ ਨਾ, ਤੂੰ ਖਿੜ। ਤੇ ਬੜੇ ਸੁੰਦਰ ਬੋਲ ਨੇ:

ਬਾਹੋਸ਼ ਬਾਸ਼ ਕਿ ਹੰਗਮੇ ਨੂੰ ਬਹਾਰ ਆਮਦਾ।
ਬਹਾਰ ਆਮਦੇ ਯਾਰ ਆਮਦੇ ਕਰਾਰ ਆਮਦਾ।

ਸਿਆਣਾ ਮਨੁੱਖ ਕਹਿ ਸਕਦਾ ਹੈ ਕਿ ਬਹਾਰ ਤੋਂ ਹੈ, ਪਰ ਯਾਰ ਤੋਂ ਬਿਨਾਂ
ਕੀ ਬਹਾਰ। ਬਹਾਰਾਂ ਤਾਂ ਯਾਰਾਂ ਨਾਲ ਹਨ। ਖੇੜੇ ਤਾਂ ਖੁਸ਼ੀ ਆਪਣਿਆਂ ਨਾਲ,
ਮਿੱਤਰਾਂ ਨਾਲ, ਦੋਸਤਾਂ ਨਾਲ ਹਨ। ਕੋਈ ਯਾਰ ਹੀ ਨਹੀਂ ਤੋਂ ਬਹਾਰ ਨੂੰ ਕੀ
ਕਰੀਏ। ਮਨੁੱਖਾ ਜਨਮ ਦੀ ਬਹਾਰ ਤਾਂ ਆਈ ਹੈ, ਪਰ ਯਾਰ ਨਹੀਂ ਹੈ। ਤੋਂ
ਭਾਈ ਸਾਹਿਬ ਬੜਾ ਸੁੰਦਰ ਫੁਰਮਾਨ ਕਰਦੇ ਨੇ:

ਬਹਾਰ ਆਮਦੇ ਯਾਰ ਆਮਦੇ ਕਰਾਰ ਆਮਦਾ।

ਦੇਖ ਤਾਂ ਸਹੀ, ਜਿਥੇ ਮਨੁੱਖਾ ਤਨ ਦੀ ਬਹਾਰ ਆਈ ਹੈ, ਉਥੇ ਕਲਰੀਧਰ
ਜੈਸਾ ਯਾਰ ਵੀ ਆਇਆ। ਉਥੇ ਧੰਨ ਗੁਰੂ ਗੋਬਿੰਦ ਸਿੰਘ ਜੈਸਾ ਯਾਰ ਵੀ
ਆਇਆ। ਸਿਆਣੇ ਕਹਿੰਦੇ ਨੇ ਕਿ ਛੁੱਲਾਂ ਉੱਤੇ ਜਦ ਬੁਲਬੁਲਾਂ ਚਹਿਚਹਾਂਦੀਆਂ
ਨੇ, ਨਗਮੇ ਗਾਉਂਦੀਆਂ ਨੇ, ਖਿੜ ਉਠਦੇ ਨੇ ਛੁੱਲ, ਚਟਕ ਉਠਦੇ ਨੇ ਗੁੰਚੇ।
ਆਦਿ ਕਾਲ ਤੋਂ ਇਹ ਮਨੌਤ ਚਲੀ ਆਈ ਹੈ ਕਿ ਸੰਗੀਤ ਦਾ ਛੁੱਲਾਂ ਉੱਤੇ
ਬਹੁਤ ਪ੍ਰਭਾਉ ਹੈ ਅੰਤ ਸੰਗੀਤ ਵਧੀਆ ਹੈ ਤਾਂ ਛੁੱਲ ਖਿੜਦੇ ਨੇ, ਬਹੁਤ ਖਿੜਦੇ
ਨੇ। ਤੋਂ ਭਾਈ ਸਾਹਿਬ ਕਹਿੰਦੇ ਨੇ:

ਮਥਰ ਦਿਹਿੰਦ ਬਿ ਗੁਲਹਾ ਕਿ ਸ਼ਗੁਫਤਦੰ ਹਮਹ।

ਸਾਰੇ ਛੁੱਲਾਂ ਨੂੰ ਖ਼ਬਰ ਕਰ ਦਿਉ, ਦੱਸ ਦਿਉ, ਕੋਈ ਵਾਂਝਾ ਨਾ ਰਹਿ
ਜਾਏ, ਸਭ ਦੇ ਕੌਨੀ ਖ਼ਬਰ ਪਹੁੰਚਾ ਦਿਉ, ਹਰ ਇਕ ਛੁੱਲ ਨੂੰ ਦੱਸ ਦਿਉ—
'ਖ਼ਬਰ ਦਿਹਿੰਦ ਬਿ ਗੁਲਹਾ ਕਿ ਸ਼ਗੁਫਤਦੰ ਹਮਹ। ਅਜੀਂ ਨਵੇਦ ਕਿ ਆਂ
ਬੁਲਬੁਲੇ ਹਜ਼ਾਰ ਆਮਦਾ।' ਹਜ਼ਾਰਾਂ ਤਰ੍ਹਾਂ ਦੇ ਨਗਮੇ ਲੈ ਕੇ, ਹਜ਼ਾਰਾਂ ਤਰ੍ਹਾਂ ਦੇ
ਗੀਤ ਲੈ ਕੇ, ਦੇਖ ਤਾਂ ਸਹੀ, ਗੁਰੂ ਗੋਬਿੰਦ ਸਿੰਘ ਜੈਸੀ ਬੁਲਬੁਲ ਆਈ ਹੈ।
ਇਕ ਨਗਮਾ ਲੈ ਕੇ, ਇਕ ਸ਼ਬਦ ਲੈ ਕੇ, ਪਤਾ ਨਹੀਂ ਕਿਤਨੇ ਸ਼ਬਦ ਲੈ ਕੇ,
ਹੱਥੀ ਹਸ ਨਾਲ ਭਰੇ ਹੋਏ, ਆਨੰਦ ਨਾਲ ਭਰੇ ਹੋਏ, ਤੂੰ ਸੁਣ ਤਾਂ ਸਹੀ। ਆ
ਜਾ ਪੇੜੇ ਦੇ ਵਿਚ। ਬਹਾਰ ਨੂੰ ਅਜਾਈਂ ਨਾ ਜਾਣ ਦੇਹ। ਯਾਰ ਵੀ ਆਇਆ
ਹੈ, ਯਾਰ ਨਗਮੇ ਵੀ ਲੈ ਕੇ ਆਇਆ ਹੈ, ਗੀਤ ਲੈ ਕੇ ਆਇਆ ਹੈ। ਕਮਾਲ
ਹੈ, ਭਾਈ ਸਾਹਿਬ ਜੀ ਦੀ ਇਸ ਭਰਜੇ-ਬਿਆਨੀ ਦੇ! ਬਦਕਿਸਮਤ ਹੈ ਮਨੁੱਖ,
ਯਾਰ ਤੇ ਸੰਗੀਤ ਹੈ, ਫਿਰ ਵੀ ਕੁਮਲਾਇਆ ਹੋਇਆ ਹੈ। ਸੁਕਰਾਨੇ ਨਾਲ ਨਹੀਂ
ਭਰਿਆ, ਗਿਲਿਆਂ ਨਾਲ ਹੀ ਭਰਿਆ ਹੈ। ਪ੍ਰਾਰਥਨਾ ਨਾਲ ਨਹੀਂ ਭਰਿਆ,
ਵਾਸ਼ਨਾ ਨਾਲ ਭਰਿਆ ਹੈ, ਸਿਕਵਿਆਂ ਨਾਲ ਭਰਿਆ ਹੈ। ਕ੍ਰੋਧ ਹੈ ਤੇ ਕ੍ਰੋਧੀ
ਮਨੁੱਖ ਧੰਨਵਾਦੀ ਨਹੀਂ ਹੋ ਸਕਦਾ। ਕ੍ਰੋਧੀ ਮਨੁੱਖ ਝੁਕ ਨਹੀਂ ਸਕਦਾ, ਕ੍ਰੋਧੀ

ਮਨੁੱਖ ਪ੍ਰਾਰਥਨਾਮਈ ਨਹੀਂ ਹੋ ਸਕਦਾ। ਤੇ ਜਿਥੇ ਪ੍ਰਾਰਥਨਾ ਨਹੀਂ, ਉਥੇ ਪਰਮਾਤਮਾ ਕਿਥੇ। ਪੰਡਿਤ ਗੁਲਾਬ ਸਿੰਘ ਜੀ ਮਹਾਰਾਜ ਪ੍ਰਥਮ ਚੰਦ ਨਾਟਕ ਦੇ ਕਰਤਾ ਦਾ ਬਹੁਤ ਸੁੰਦਰ ਇਕ ਗ੍ਰੰਥ ਹੈ। ਉਸ ਵਿਚ ਮੋਹ ਤੇ ਵਿਵੇਕ ਦੀ ਆਪ ਨੇ ਜੰਗ ਲਿਖੀ ਹੈ। ਇਕ ਪਾਸੇ ਰਾਜਾ ਮੋਹ ਹੈ। ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਨੇ ਇਨ੍ਹਾਂ ਪੰਜਾਂ ਵਿਸ਼ਿਆਂ ਨੂੰ ਜਿਹੜੀ ਤਰਤੀਬ ਦਿੱਤੀ ਹੈ, ਸਭ ਤੋਂ ਪ੍ਰਥਮ ਮੋਹ, ਫਿਰ ਕਾਮ, ਫਿਰ ਕ੍ਰੋਧ, ਫਿਰ ਲੋਭ, ਫਿਰ ਅਹੰਕਾਰ। ਪਹਿਲੇ ਮੋਹ ਨੂੰ ਲਈਏ। ਪ੍ਰਥਮ ਚੰਦ ਨਾਟਕ ਦਾ ਕਰਤਾ ਮਹਾਨ ਪੰਡਿਤ ਔਰ ਮਹਾਨ ਦਾਰਸ਼ਨਿਕ ਪੰਡਿਤ ਗੁਲਾਬ ਸਿੰਘ ਜੀ ਮਹਾਰਾਜ ਨਿਰਮਲੇ, ਉਹ ਵੀ ਮੋਹ ਨੂੰ ਰਾਜਾ ਮੌਨਦੇ ਨੇ, ਬਾਕੀ ਸਭ ਸੈਨਾ ਹੈ। ਇਕ ਪਾਸੇ ਮੋਹ ਰਾਜਾ, ਇਕ ਪਾਸੇ ਵਿਵੇਕ। ਮੋਹ ਦੇ ਸੈਨਾਪਤੀ ਨੇ ਕ੍ਰੋਧ, ਲੋਭ, ਅਹੰਕਾਰ। ਵਿਵੇਕ ਦੀ ਵੀ ਸੈਨਾ ਹੈ—ਸ਼ਾਂਤੀ, ਪ੍ਰਾਰਥਨਾ, ਗਿਆਨ, ਦਾਇਆ, ਸੀਲ-ਸੰਜਮ, ਇਤਿਆਦਿਕ। ਦੋਵੇਂ ਆਹਮਣੇ-ਸਾਹਮਣੇ ਨੇ ਔਰ ਗ੍ਰੰਥਕਾਰ ਬੜੀ ਸੁੰਦਰ ਵਿਆਧਿਆ ਕਰਦਾ ਹੈ। ਬੈਠਾ ਹੈ ਮੋਹ ਰਾਜਾ, ਉਦਾਸ ਤੇ ਨਿਰਾਸ। ਕ੍ਰੋਧ ਆ ਕੇ ਪੁੱਛਦਾ ਹੈ ਕਿ ਰਾਜਨ, ਇਤਨੇ ਦੁਖੀ ਕਿਉਂ? ਇਤਨੇ ਬੇਜਾਰ, ਇਤਨੇ ਨਿਰਾਸ ਕਿਉਂ? ਦੇਖਦਾ ਨਹੀਂ, ਸੀਲ ਤੇ ਸੰਜਮ ਨੇ ਕਾਮ ਨੂੰ ਮਾਰ ਦਿੱਤਾ ਹੈ, ਵਾਸਨਾ ਨੂੰ ਮਾਰ ਦਿੱਤਾ ਹੈ। ਔਰ ਜੇ ਸਾਹਮਣੇ ਖੜ੍ਹਾ ਹੈ ਗਿਆਨ, ਉਹ ਜੇ ਆਪਣੇ ਨਾਲ ਲਈ ਖੜ੍ਹਾ ਹੈ ਸ਼ਾਂਤੀ, ਦੂਰ-ਦ੍ਰਿਸ਼ਟਾ, ਇਸ ਨੇ ਖਤਮ ਕਰ ਦਿੱਤਾ ਹੈ ਅਹੰਕਾਰ। ਉਹ ਦੇਖ, ਜੇ ਸਾਹਮਣੇ ਖੜ੍ਹਾ ਹੈ ਸੰਤੋਖ, ਉਸਨੇ ਲੋਭ ਦੇ ਵੀ ਟੁਕੜੇ ਟੁਕੜੇ ਕਰ ਦਿੱਤੇ ਨੇ। ਐਸੇ ਸ਼ਕਤੀਸ਼ਾਲੀ ਸੈਨਾਪਤੀ ਜਿਸ ਰਾਜੇ ਦੇ ਮਾਰੇ ਜਾਣ, ਉਸ ਦੀਆਂ ਤਾਂ ਬਾਹਵਾਂ ਟੁੱਟ ਜਾਂਦੀਆਂ ਨੇ। ਹੋ ਕ੍ਰੋਧ! ਮੈਂ ਇਸ ਵਾਸਤੇ ਉਦਾਸ ਬੈਠਾ ਹਾਂ, ਨਿਰਾਸ ਬੈਠਾ ਹਾਂ ਕਿ ਹੁਣ ਤਾਂ ਹਾਰ ਯਕੀਨੀ ਹੈ, ਮਾਰੇ ਜਾਵਾਂਗੇ, ਖਤਮ ਹੋ ਜਾਵਾਂਗੇ। ਤੇ ਪੰਡਿਤ ਗੁਲਾਬ ਸਿੰਘ ਜੀ ਮਹਾਰਾਜ ਲਿਖਦੇ ਨੇ “ਕ੍ਰੋਧੇ ਵਾਕਿ”— ਉਸ ਵਕਤ ਕ੍ਰੋਧ ਬੇਲਦਾ ਹੈ—ਨਹੀਂ, ਮੋਹ ਰਾਜਨ, ਉਦਾਸ ਹੋਣ ਦੀ ਲੋੜ ਨਹੀਂ, ਨਿਰਾਸ ਹੋਣ ਦੀ ਲੋੜ ਨਹੀਂ। ਮੈਂ ਜੁ ਮੈਜ਼ੂਦ ਹਾਂ, ਮੈਨੂੰ ਭੇਜੋ, ਮੈਂ ਲੜਾਂਗਾ, ਮੈਂ ਯੁੱਧ ਕਰਾਂਗਾ। ਮੋਹ ਕਹਿੰਦੈ—ਜਿਥੇ ਕਾਮ ਮਰ ਗਿਆ, ਲੋਭ ਖਤਮ ਹੋ ਗਿਆ, ਅਹੰਕਾਰ ਦੇ ਟੁਕੜੇ ਟੁਕੜੇ ਹੋ ਗਏ, ਤੂੰ ਕੀ ਕਰੇਂਗਾ। ਦੇਖਦਾ ਨਹੀਂ ਸਾਹਮਣੇ ਗਿਆਨ ਖੜ੍ਹਾ ਹੈ, ਸੰਤੋਖ ਨੂੰ ਨਾਲ ਲੈ ਕੇ। ਵਿਵੇਕ ਰਾਜਾ ਆਪਣੇ ਖੜ੍ਹੀਆਂ ਨਿਗਾਹਾਂ ਖੜ੍ਹੀਆਂ ਨੇ, ਲੰਬੀ ਸੋਚਣੀ ਖੜ੍ਹੀ ਹੈ। ਕੀ ਕਰੋਂਗਾ ਤੂੰ, ਉਥੇ ਤੇਰੀ ਨਹੀਂ ਚੱਲਣੀ। ਤੇ ਕ੍ਰੋਧ ਬੇਲਦਾ ਹੈ, ਪੰਡਿਤ ਜੀ ਪ੍ਰਥਮ ਚੰਦ ਨਾਟਕ ਵਿਚ ਇਸ ਤਰ੍ਹਾਂ ਲਿਖਦੇ ਨੇ:

ਅੰਧ ਕਰਉਂ ਦਿਗਵੰਤਨ ਕੇ ਸੁਤਵੰਤਨ ਕੇ ਬਦਰੋਂ ਕਰ ਛਾਰਉਂ,
ਪ੍ਰਿਤਵੰਤਨ ਕੇ ਸੁ ਅਧੀਰ ਕਰਉਂ ਅੰਨ ਚਾਡਰ ਕੀ ਮਤ ਦੂਰ ਨਿਵਾਰਉਂ।

ਅੰਧਾ ਕਰ ਦਿਆਂਗਾ, ਜਿਨ੍ਹਾਂ ਦੀਆਂ ਨਿਗਾਹਾਂ ਬੜੀਆਂ ਲੰਬੀਆਂ ਨੇ,
ਜੋ ਦੂਰ ਤਕ ਵੇਖਦੇ ਨੇ, ਆਪਣੇ ਪੈਰਾਂ ਨੂੰ ਵੀ ਦੇਖ ਨਹੀਂ ਸਕਣਗੇ ਕਿ ਕਿਥੇ
ਖੜ੍ਹੇ ਹਾਂ, ਮੈਨੂੰ ਭੇਜ ਕੇ ਤਾਂ ਦੇਖੋ। ਅੰਧਾ ਕਰ ਦਿਆਂਗਾ ਜੋ ਪਾਰਦਰਸ਼ੀ ਨੇ,
ਪਾਰ ਤਕ ਦੇਖਦੇ ਨੇ, ਉਰਾਰ ਵੀ ਨਹੀਂ ਦਿਖਾਈ ਦੇਵੇਗਾ। ਜੇ ਲੰਬੀਆਂ ਨਿਗਾਹਾਂ
ਰੱਖਦੇ ਨੇ, ਲੰਬੀ ਨਜ਼ਰ ਰੱਖਦੇ ਨੇ, ਦੂਰ-ਦ੍ਰਿਸ਼ਟਾ ਰੱਖਦੇ ਨੇ, ਇਹ ਵੀ ਨਹੀਂ
ਦੇਖ ਸਕਣਗੇ ਕਿ ਕਿਥੇ ਖੜ੍ਹੇ ਨੇ, ਮੈਨੂੰ ਭੇਜ ਕੇ ਦੇਖੋ। 'ਅੰਧ ਕਰਉਂ ਦਿਗਵੰਤਨ
ਕੇ ਸੁਤਵੰਤਨ ਕੇ ਬਦਰੋਂ ਕਰ ਛਾਰਉਂ।' ਜਿਹੜੇ ਵਿਚਾਰਕ ਨੇ, ਸੁਭਵਾਨ ਨੇ,
ਪਾਰਾਲ ਕਰ ਕੇ ਰੱਖ ਦਿਆਂਗਾ, ਹਿਲਾ ਦਿਆਂਗਾ ਉਨ੍ਹਾਂ ਦੀ ਸੋਚਣੀ ਨੂੰ, ਹਿਲਾ
ਦਿਆਂਗਾ ਉਨ੍ਹਾਂ ਦੀ ਵਿਚਾਰ ਸ਼ਕਤੀ ਨੂੰ। 'ਪ੍ਰਿਤਵੰਤਨ ਕੇ ਸੁ ਅਧੀਰ ਕਰਉਂ
ਅੰਨ ਚਾਡਰ ਕੀ ਮਤ ਦੂਰ ਨਿਵਾਰਉਂ।' ਪੀਰਜਵਾਨ ਨੂੰ, ਸਬਰਵਾਨ ਨੂੰ, ਮੈਂ
ਬੇਸਬਰਾ ਕਰ ਕੇ ਰੱਖ ਦਿਆਂਗਾ, ਜਲਦਬਾਜ਼ ਬਣਾ ਦਿਆਂਗਾ। ਕੌਂਧੀ ਬਹੁਤ
ਜਲਦਬਾਜ਼ ਹੁੰਦਾ ਹੈ। ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ਼ ਨੇ ਮਹਾਂ ਸੁੰਦਰ
ਵਾਕ 'ਜ਼ਫਰਨਾਮੇ' ਵਿਚ ਅੰਰੋਗਜੋਬ ਨੂੰ ਇੰਜ ਲਿਖਿਆ ਹੈ :

ਚਿਹ ਖੂਬ ਗੁਫਤ ਫਿਰਦੈਸੀਏ ਖੁਸ਼-ਜ਼ਬਾਂ।
ਸਿਤਾਬੀ ਬਵਦ ਕਾਰੇ ਅਹਿਰਮਨਾਂ।

ਆਪ ਫੁਨਮਾਉਂਦੇ ਨੇ ਕਿ ਐ ਅੰਰੋਗਜੋਬ ! ਕਿਰਨਾ ਸੁੰਦਰ ਲਿਖਿਆ ਹੈ,
ਤੇਰੇ ਹਮਦੀਨ ਜਨਾਬ ਫਿਰਦੈਸੀ ਨੇ। ਇਗਨ ਦਾ ਮਾਇਆਨਾਜ਼ ਸ਼ਾਇਰ,
ਮਹਾਨ ਸੁਭਵਾਨ, ਦੂਰਦ੍ਰਿਸ਼ਟ। ਐ ਅੰਰੋਗਜੋਬ ! ਤੂੰ ਮੇਰੇ ਬੇਲਾਂ ਤੋਂ ਕੁਛ ਨਹੀਂ
ਸਿੱਖਿਆ, ਨਾ ਹੀ ਸਿੱਖਣਾ ਚਾਹੁਨਾ ਏਂ। ਕਮ-ਅਜ਼-ਕਮ ਫਿਰਦੈਸੀ ਨੂੰ ਪੜ੍ਹ
ਲੈਂਦਾ, ਫਿਰਦੈਸੀ ਦੇ ਬੇਲ ਸੁਣ ਲੈਂਦਾ, 'ਚਿਹ ਖੂਬ ਗੁਫਤ ਫਿਰਦੈਸੀਏ
ਖੁਸ਼-ਜ਼ਬਾਂ। ਸਿਤਾਬੀ ਬਵਦ ਕਾਰੇ ਅਹਿਰਮਨਾਂ।' ਕਿਰਨਾ ਸੋਹਣਾ ਉਸਨੇ
ਲਿਖਿਆ ਹੈ ਕਿ ਜਲਦਬਾਜ਼ੀ ਕਰਨਾ ਸ਼ੈਤਾਨ ਦਾ ਕੰਮ ਹੈ। ਤੂੰ ਬਹੁਤ ਜਲਦੀ
ਕੀਤੀ, ਕੌਂਧੀ ਬਹੁਤ ਜਲਦਬਾਜ਼ ਹੁੰਦਾ ਹੈ। ਤੂੰ ਜਲਦਬਾਜ਼ੀ ਵਿਚ ਪਿਉ ਨੂੰ
ਕੈਦ ਕੀਤਾ, ਭਰਾਵਾਂ ਨੂੰ ਕੱਤਲ ਕੀਤਾ, ਭੈਣ ਜ਼ਹਾਂਆਰਾ ਨੂੰ ਵੀ ਜੇਲ੍ਹ ਵਿਚ
ਪਾਇਆ। ਐ ਅੰਰੋਗਜੋਬ। ਤੇਰੀ ਜਲਦਬਾਜ਼ੀ ਤੇ ਕ੍ਰੋਧ ਨੇ ਪਤਾ ਨਹੀਂ ਕਿਤਨੇ
ਮਾਸੂਮਾਂ ਦੀ ਜਾਨ ਲਈ। ਸਰਮਦ ਜੈਸੇ ਸੂਫ਼ੀ ਫਕੀਰ, ਫਿਰ ਮੇਰੇ ਮਾਸੂਮ ਲਾਡਲੇ,
ਤਿਆਗ ਤੇ ਵੈਗਰਾਗ ਦੀ ਮੂਰਤੀ ਧੰਨ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ,
ਸਭ ਤੇਰੇ ਕ੍ਰੋਧ ਦਾ ਕਾਰਨਾਮੇ। ਸਭ ਤੇਰੀ ਜਲਦਬਾਜ਼ੀ ਦਾ ਕਾਰਨਾਮੇ। ਤੂੰ ਰੰਚਕ

ਮਾਤਰ ਵੀ ਸੋਚਿਆ ਨਹੀਂ। ਪੰਡਿਤ ਗੁਲਾਬ ਸਿੰਘ ਜੀ ਠੀਕ ਲਿਖਦੇ ਨੇ—
 ਕ੍ਰੋਧ ਕਹਿ ਰਿਹਾ ਹੈ ਕਿ ਸੋਚੇਗਾ ਹੀ ਨਹੀਂ ਮਨੁੱਖ, ਉਹਦੇ ਵਿਚ ਧੀਰਜ ਹੀ
 ਨਹੀਂ ਰਹੇਗਾ, ਦੂਰ-ਦਿਸ਼ਟਾ ਹੀ ਨਹੀਂ ਰਹੇਗੀ। ਜਿਤਨਾ ਸਿਆਣਾ ਹੋਵੇਗਾ,
 ਮੂਰਖ ਹੈ ਜਾਏਗਾ।

ਪਿਤ੍ਰਵੰਤਨ ਕੇ ਸੁ ਅਧੀਰ ਕਰਉਂ ਅੰਡੇ ਚਾਤੁਰ ਕੀ ਮਤ ਦੂਰ ਨਿਵਾਰਉਂ।
 ਇਤ ਕਾਰਜ ਨਾਹਿ ਪਿਥੇ ਕਬਹੀ ਜਿਨ ਕੇ ਉਹ ਭੀਤਰ ਹੀ ਮੈਂ ਪਗੁ ਛਾਰਉਂ।
 ਇਤ ਆਤਮ ਕੋ ਨਾ ਸੁਨੈ ਕਥੁੰ ਪਤਿਓ ਜੋ ਖਿਨ ਮਾਹਿ ਬਸਾਰਉਂ।

ਸੁਣ ਐ ਮੋਹ ਰਾਜਨ ! ਮੇਰੀ ਕਰਾਮਾਤ ਦੇਖ, ਮੈਂ ਜਿਸ ਹਿਰਦੇ ਵਿਚ
 ਆਪਣਾ ਪੈਰ ਰਖ ਦੇਵਾਂਗਾ, ਉਹ ਆਪਣਾ ਵਿਗੜਦਾ ਹੋਇਆ ਕੰਮ ਵੀ ਨਹੀਂ
 ਦੇਖ ਸਕੇਗਾ ਕਿ ਕਿਤਨਾ ਵਿਗੜਿਆ ਹੈ, ਮੇਰਾ ਕਿਤਸਾ ਨਾਸ਼ ਹੋ ਗਿਆ
 ਹੈ। ਉਹ ਆਪਣੀ ਆਤਮਾ ਦੀ ਆਵਾਜ਼ ਵੀ ਨਹੀਂ ਸੁਣ ਸਕੇਗਾ। ਐ ਮੋਹ
 ਰਾਜਨ ! ਤੂੰ ਮੈਨੂੰ ਭੇਜ ਕੇ ਦੇਖ। ਜਿੰਦਗੀ ਭਰ ਜੋ ਪਤਿਆ ਹੋਵੇਗਾ, ਸਾਲਾਂ
 ਥੱਧੀ ਜੋ ਪਤਿਆ ਹੋਵੇਗਾ, ਇਕ ਛਿਣ ਵਿਚ ਮੈਂ ਭੁਲਾ ਕੇ ਰੱਖ ਦਿਆਂਗਾ,
 ਇਕ ਪਲ ਵਿਚ ਮੈਂ ਭੁਲਾ ਕੇ ਰੱਖ ਦਿਆਂਗਾ। ਕ੍ਰੋਧ ਦੇ ਵਿਚ ਪਤਿਆ ਹੋਇਆ
 ਮਨੁੱਖ ਅਨਪੜ੍ਹ ਲਗਦਾ ਹੈ। ਕ੍ਰੋਧ ਦੇ ਵਿਚ ਜਲਿਆ ਹੋਇਆ ਮਨੁੱਖ ਮੂੜ
 ਲਗਦਾ ਹੈ, ਕੌਂਧੀ ਤਾਂ ਸੈਤਾਨ ਲਗਦਾ ਹੈ, ਨਹੀਂ ਮਹਿਸੂਸ ਹੁੰਦਾ ਕਿ ਇਹ
 ਪਤਿਆ ਲਿਖਿਆ ਹੋਵੇਗਾ, ਇਹ ਦਾਰਸ਼ਨਿਕ ਹੋਵੇਗਾ, ਇਹ ਫਿਲਾਸਫਰ
 ਹੋਵੇਗਾ, ਇਹ ਚਾਤੁਰ ਹੋਵੇਗਾ। ‘ਪਤਿਓ ਜੋ ਖਿਨ ਮਾਹਿ ਬਸਾਰਉਂ’ ਜੀਵਨ
 ਭਰ ਵਿਚ ਜੇ ਇਸਨੇ ਪਤਿਆ ਹੈ, ਇਕ ਸੈਕਿੰਡ ਵਿਚ ਭੁਲਾ ਕੇ ਰੱਖ ਦਿਆਂਗਾ।
 ਇਕ ਖਿਣ ਵਿਚ ਭੁਲਾ ਕੇ ਰੱਖ ਦਿਆਂਗਾ। ਕ੍ਰੋਧ ਵੀ ਮਹਾਨ ਤੇ ਪ੍ਰਬਲ ਸ਼ਕਤੀ
 ਹੈ, ਜਿਸ ਨੂੰ ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਆਪਣੇ ਪਾਵਨ ਪਵਿੱਤਰ
 ਵਾਕ ਸਲੋਕ ਸਹਸ਼ਕ੍ਰਿਤੀ ਵਿਚ ਇਸ ਤਰ੍ਹਾਂ ਬਿਆਨ ਕਰਦੇ ਹਨ :

ਹੋ ਕਾਲ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥

ਬਿਖਪੰਤ ਜੀਵੰ ਵਸੰ ਕਰੋਤਿ ਨਿਰਤੁੰ ਕਰੋਤਿ ਜਬਾ ਮਰਕਟਹ ॥

ਕਲੋਸ ਦੀ ਜੜ੍ਹ, ਝਗੜੇ ਦਾ ਮੂਲ ਕ੍ਰੋਧ ਹੈ। ਝਗੜਾ ਚਾਹੇ ਘਰ ਵਿਚ
 ਹੈ, ਮੂਲ ਕ੍ਰੋਧ ਹੈ। ਝਗੜਾ ਚਾਹੇ ਬਾਜ਼ਾਰ ਵਿਚ ਹੈ, ਮੂਲ ਕ੍ਰੋਧ ਹੈ। ਝਗੜਾ
 ਚਾਹੇ ਸਾਰੇ ਸ਼ਹਿਰ ਵਿਚ ਹੈ, ਮੂਲ ਕ੍ਰੋਧ ਹੈ। ਕੰਮ ਵਿਚ ਹੈ, ਮੂਲ ਕ੍ਰੋਧ ਹੈ ਤੇ
 ਝਗੜਾ ਸਾਰੇ ਸੰਸਾਰ ਵਿਚ ਹੈ, ਵਿਸ਼ਵ ਯੁੱਧ ਹੈ, ਵਰਲਡ ਵਾਰ (World War)
 ਹੈ, ਮੂਲ ਕ੍ਰੋਧ ਹੈ। ਹੋ ਝਗੜੇ ਦੀ ਜੜ੍ਹ, ਹੋ ਕਲੋਸ ਦਾ ਮੂਲ : “ਹੋ ਕਾਲ ਮੂਲ
 ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥ ਬਿਖਪੰਤ ਜੀਵੰ ਵਸੰ ਕਰੋਤਿ ਨਿਰਤੁੰ

ਕਰੋਤਿ ਜਸਾ ਮਰਕਟਹ ॥” ਹੇ ਕ੍ਰੈਧ ! ਵਾਸ਼ਨਾ ਹੁੰਦੀ ਹੈ ਵਿਸ਼ਈ ਮਨੁੱਖਾਂ ਦੇ ਅੰਦਰ, ਜਿਨ੍ਹਾਂ ਦੀ ਵਾਸ਼ਨਾ ਅਤ੍ਰਿਪਤ ਰਹਿ ਗਈ ਹੈ, ਜਿਨ੍ਹਾਂ ਦੀ ਕਾਮਨਾ ਅਤ੍ਰਿਪਤ ਰਹਿ ਗਈ ਹੈ, ਜਿਨ੍ਹਾਂ ਦੀ ਤਿਸ਼ਨਾ ਅਤ੍ਰਿਪਤ ਰਹਿ ਗਈ ਹੈ, ਤੇਰਾ ਵਾਸਾ ਉਥੇ ਹੁੰਦਾ ਹੈ। ਤੇ ਅਤ੍ਰਿਪਤ ਵਾਸ਼ਨਾ ਕ੍ਰੈਧ ਬਣਦੀ ਹੈ, ਅਤ੍ਰਿਪਤ ਵਾਸ਼ਨਾ ਗਿਲੇ ਬਣਦੀ ਹੈ, ਅਤ੍ਰਿਪਤ ਵਾਸ਼ਨਾ ਸਿਕਵੇ ਬਣਦੀ ਹੈ, ਅਤ੍ਰਿਪਤ ਵਾਸ਼ਨਾ ਅਸੰਤੁਸ਼ਟੀ ਨੂੰ ਜਨਮ ਦਿੰਦੀ ਹੈ ਅੰਤ ਇਹ ਸਭ ਕੁਛ ਕ੍ਰੈਧ ਨੂੰ ਬਰਪਾ ਕਰਦਾ ਹੈ। ਹੇ ਕ੍ਰੈਧ ! ਤੇਰਾ ਵਾਸਾ ਹੈ ਵਿਸ਼ਈ ਜੀਵਾਂ ਦੇ ਅੰਦਰ “ਨਿਰਤ੍ਤੇ ਕਰੋਤਿ ਜਸਾ ਮਰਕਟਹ” ਤੂੰ ਜਿਸ ਦੇ ਅੰਦਰ ਵਾਸਾ ਕਰਦਾ ਹੈ, ਉਸ ਨੂੰ ਇਸ ਤਰ੍ਹਾਂ ਨਚਾਊਂਦਾ ਹੈ, ਜਿਵੇਂ ਮਦਾਰੀ ਬਾਂਦਰ ਨੂੰ ਨਚਾਊਂਦਾ ਹੈ। ਐ ਕ੍ਰੈਧ ! ਤੂੰ ਬਾਂਦਰ ਦੀ ਭਰ੍ਹਾਂ ਉਸ ਮਨੁੱਖ ਨੂੰ ਨਚਾਊਂਦਾ ਹੈ, ਜਿਸਦੇ ਅੰਦਰ ਤੂੰ ਪ੍ਰਵੇਸ਼ ਕਰ ਜਾਵੇ। “ਅਨਿਕ ਸਾਸਨ ਤਾਜ਼ੰਤਿ ਜਮਦੂਠਹ ਤਵ ਸੰਗੇ ਆਪਮੰ ਨਰਹ ॥”—ਜਿਸਦੇ ਅੰਦਰ ਤੇਰਾ ਵਾਸਾ ਹੋ ਜਾਂਦਾ ਹੈ, ਉਸ ਨੂੰ ਜਮਦੂਠਾਂ ਦੀ ਤਾਜ਼ਨਾ ਸਹਾਰਨੀ ਪੈਂਦੀ ਹੈ। ਬਾਰ ਬਾਰ ਜੰਮਣਾ ਪੈਂਦਾ ਹੈ, ਮਰਨਾ ਪੈਂਦਾ ਹੈ। ਹੇ ਕ੍ਰੈਧ—“ਤਵ ਸੰਗੇ ਆਪਮੰ ਨਰਹ” ਆਪਮ ਗਤੀ ਦੋ ਲੋਕ ਤੇਰੇ ਨਾਲ ਨੇ। ਆਪਮ ਮਨੁੱਖ, ਨੀਚ ਮਨੁੱਖ ਤੇਰੇ ਨਾਲ ਹੁੰਦੇ ਨੇ। ਕੌਂਧੀ ਮਹਾਨ ਨਹੀਂ ਹੋ ਸਕਦਾ, ਕੌਂਧੀ ਮਹੀਂ ਨੀਚ ਹੁੰਦਾ ਹੈ। ਤੇ ਫਿਰ ਇਸ ਤੋਂ ਬਚਾਊਂ ਕਿਵੇਂ ਕਰੀਏ, ਇਸ ਤੋਂ ਕਿਵੇਂ ਬਚੀਏ ? ਧੰਨ ਗੁਰੂ ਅਰਜਨ ਦੋਵੇਂ ਜੀ ਮਹਾਰਾਜ ਦਾ ਇਹ ਵਾਕ ਸਾਨੂੰ ਇੱਜ ਉਪਦੇਸ਼ ਕਰਦਾ ਹੈ, “ਦੀਨ ਦੁਖ ਭੱਜਨ ਦਯਾਲ ਪ੍ਰਭੂ ਨਾਨਕ ਸਰਬ ਜੀਅ ਰਖਾ ਕਰੋਤਿ ॥” ਜਦ ਸਾਰੇ ਜੀਆਂ ਦੇ ਅੰਦਰੋਂ ਪ੍ਰਾਰਥਨਾ ਨਿਕਲੇ, ਗਿਲਾ ਨਹੀਂ ਪ੍ਰਾਰਥਨਾ, ਕਿ ਹੇ ਪ੍ਰਭੂ ! ਤੂੰ ਸਾਰਿਆਂ ਦੀ ਰਖਸ਼ਾ ਕਰ, “ਪ੍ਰਭੂ ਨਾਨਕ ਸਰਬ ਜੀਅ ਰਖਾ ਕਰੋਤਿ”—ਹੇ ਪ੍ਰਭੂ ਜੀ ! ਸਾਰੇ ਜੀਆਂ ਦੀ ਰਖਸ਼ਾ ਕਰੋ। ਸਾਰੇ ਜੀਵਾਂ ਦੀ ਕ੍ਰੈਧ ਤੋਂ ਰਖਸ਼ਾ ਕਰੋ। ਸਾਰੇ ਜੀਵਾਂ ਨੂੰ ਸੁੱਖ ਦਿਓ, ਸਾਰੇ ਜੀਵ ਆਨੰਦਿਤ ਹੋਣ। ਜਦ ਸਾਰਿਆਂ ਦੇ ਪ੍ਰਤਿ ਐਸੀ ਅਰਦਾਸ ਹੋਵੇ, ਐਸੀ ਪ੍ਰਾਰਥਨਾ ਹੋਵੇ ਤਾਂ ਮਨੁੱਖ ਸਾਂਝੀ ਦੇ ਸਾਗਰ ਵਿਚ ਫੁਖੀ ਲਾ, ਗਿਆਨ-ਵਿਗਿਆਨ, ਆਨੰਦ-ਪੇੜੇ ਤੇ ਭੁਸੀਆਂ ਦੇ ਸੁੱਚੇ ਮੋਤੀਆਂ ਨਾਲ ਆਪਣੀ ਭੇਲੀ ਭਰ ਲੈਂਦਾ ਹੈ। ਦਰਅਸਲ ਸਿਖ ਜਗਤ ਵਿਚ, ਸਤਿਗੁਰ ਦੇ ਸਾਹਮਣੇ, ਅਰਦਾਸ ਦੇ ਅਖੀਰਲੇ ਸ਼ਬਦ ਦੁਹਰਾਏ ਜਾਂਦੇ ਨੇ :

ਨਾਨਕ ਨਾਮ ਚੜ੍ਹਦੀ ਕਲਾ,
ਤੇਰੇ ਭਾਣੇ ਸਰਬੱਤ ਦਾ ਭਲਾ।

ਦਰਅਸਲ ਸਰਬੱਤ ਦੇ ਭਲੇ ਵਿਚ ਹੀ ਮੇਰਾ ਭਲਾ ਹੈ। ਸਰਬੱਤ ਦਾ ਬੁਰਾ

ਮੰਗਣ ਵਿਚ ਮੇਰਾ ਬੁਰਾ ਹੈ। ਸਰਬੱਤ ਦਾ ਬੁਰਾ ਕਰਨ ਵਿਚ ਹੀ ਮੇਰਾ ਬੁਰਾ
ਹੈ ਅੰਤ ਸਰਬੱਤ ਦੇ ਭਲੇ ਵਿਚ ਹੀ ਮੇਰਾ ਭਲਾ ਹੈ। ਸਤਿਗੁਰ ਜੀ ਮਹਾਰਾਜ਼
ਕਹਿੰਦੇ ਨੇ—ਉਸ ਅਕਾਲ ਪੁਰਖ ਤੋਂ ਇਹ ਮੰਗ ਕਰ—“ਦੀਨ ਦੁਖ ਭੰਜਨ
ਦਯਾਲ ਪ੍ਰਭੂ ਨਾਨਕ ਸਰਬ ਜੀਅ ਰਖਾ ਕਰੋਤਿ ॥” ਹੇ ਦੀਨਾਂ ਦੇ ਦਰਦ
ਨਿਵਾਰਨ ਵਾਲੇ, ਹੇ ਦੁਖੀਆਂ ਦੇ ਦੁੱਖ ਨਾਸ ਕਰਨ ਵਾਲੇ ਅਕਾਲ ਪੁਰਖ!
ਪ੍ਰਾਰਥਨਾ ਹੈ ਤੇਰੇ ਚਰਨਾਂ ਵਿਚ, ਸਾਰੇ ਜੀਵਾਂ ਦੀ ਇਸ ਕ੍ਰੋਧ ਤੋਂ ਰੱਖਿਆ ਕਰ।
ਜਦ ਐਸੀ ਪ੍ਰਾਰਥਨਾ ਹਿਰਦੇ ਵਿੱਚੋਂ ਨਿਕਲਦੀ ਹੈ ਤਾਂ ਹਿਰਦੇ ਵਿੱਚੋਂ ਕ੍ਰੋਧ
ਨਿਕਲ ਜਾਂਦਾ ਹੈ ਅੰਤ ਸ਼ਾਂਤੀ, ਆਨੰਦ ਤੇ ਖੁਸ਼ੀਆਂ ਦੇ ਛੁੱਲ ਪਿੜ ਪੈਂਦੇ ਹਨ।

•

SIKHBOOKCLUB.COM

ਲੋਭ

ਹੇ ਲੋਭਾ ਲੰਪਟ ਸੰਗ ਸਿਰਮੌਰਹ ਅਨਿਕ ਲਹਰੀ ਕਲੋਲਤੇ ॥
 ਧਾਵੇਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਭੋਲਤੇ ॥
 ਨਚ ਮਿਤ੍ਰੈ ਨਚ ਇਸਟਾਂ ਨਚ ਬਾਧਵ ਨਚ ਮਾਤ ਪਿਤਾ ਤਵ ਲਜ਼ਮਾ ॥
 ਅਕਰਣੰ ਕਰੋਤਿ ਅਖਾਦਿੰ ਖਾਦੈ ਅਸਜ਼ੈ ਸਾਜਿ ਸਮਜ਼ਮਾ ॥
 ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗ੍ਰਾਪੁ ਨਾਨਕ ਹਰਿ ਨਰਹਰਹ ॥

(ਸਲੋਕ ਸਹਸਕ੍ਰਿਤੀ ਮ: ੫, ਪੰਨਾ 1358)

ਪੈਨ ਗੁਰੂ ਅਰਜਨ ਦੇਵ ਜੀ ਦੀ ਦਿੱਤੀ ਹੋਈ ਤਰਤੀਬ ਵਿਚ ਪ੍ਰਥਮ ਮੌਹ, ਛਿਰ ਕਾਮ, ਛਿਰ ਕ੍ਰੋਧ ਤੇ ਵਿਰ ਇਹ ਲੋਭ। ਮਨੁੱਖ ਦੀਆ ਬੁਨਿਆਦੀ ਕਮਜ਼ੋਰੀਆਂ ਨੇ। ਲੋਭ ਦੀ ਉਤਪਤੀ ਹੁੰਦੀ ਹੈ ਲੈਣ ਦੀ ਭਾਵਨਾ। ਹਰ ਵਕਤ ਲੈਣ ਦੀ ਭਾਵਨਾ ਅੰਦਰ ਚੱਲੇ—ਲੈਣੈ, ਲੈਣੈ, ਮੈਂ ਮਾਤਾ ਕੋਲੋ ਲੈਣੈ, ਪਿਤਾ ਕੋਲੋ ਲੈਣੈ, ਭਰਾਵਾਂ ਕੋਲੋ ਲੈਣੈ, ਪਤਨੀ ਕੋਲੋ ਲੈਣੈ, ਬੱਚਿਆਂ ਕੋਲੋ ਲੈਣੈ, ਪੜ੍ਹੇਸੀ ਕੋਲੋ ਲੈਣੈ, ਸੰਸਾਰ ਕੋਲੋ ਲੈਣੈ, ਨਿਰੰਕਾਰ ਕੋਲੋ ਲੈਣੈ। ਧਨ ਲੈਣਾ, ਸੁੱਖ ਲੈਣਾ, ਸੰਪਦਾ ਲੈਣਾ, ਜਸ ਲੈਣਾ, ਪ੍ਰਭੂਤਾ ਲੈਣਾ, ਮਾਣ ਲੈਣਾ, ਸਨਮਾਨ ਲੈਣਾ, ਹਰ ਵਕਤ ਇਹ ਲੈਣ ਦੀ ਤੜਪ, ਇਹ ਲੈਣ ਦੀ ਭੁੱਖ ਅੰਨ ਅੱਠੇ ਪਹਿਰ ਲੈਣ ਦੀ ਬਣੀ ਹੋਈ ਬਿਰਤੀ, ਥਸ ਇਹੀ ਲੋਭ ਹੈ, ਇਹ ਇਕ ਗੰਢ ਨੂੰ ਜਨਮ ਦਿੰਦੀ ਹੈ, ਇਸ ਨੂੰ ਕਹਿੰਦੇ ਨੇ ਲੋਭ। ਉਮਰ ਦੇ ਨਾਲ ਨਾਲ ਇਹ ਲੋਭ ਵਧਦਾ ਹੈ, ਲੈਣ ਦੀ ਬਿਰਤੀ ਵਧਦੀ ਹੈ, ਬੜੀ ਪ੍ਰਬਲ ਵਧਦੀ ਹੈ ਅੰਨ ਮਨੁੱਖ ਪ੍ਰਬਲ ਲੋਭੀ ਹੋ ਜਾਂਦਾ ਹੈ। ਲੋਭ ਮਨੁੱਖ ਨੂੰ ਪਾਪ ਕਰਨ 'ਤੇ ਮਜ਼ਬੂਰ ਕਰਦਾ ਹੈ। ਜਦ ਲੈਣ ਦੀ ਬਿਰਤੀ, ਅਤਿਰਿਕਤ ਲੈਣ ਦੀ ਬਿਰਤੀ—ਇਹ ਲੋਭ, ਖੋਣ ਦੀ ਸੋਚਦੈ, ਚੁਗਾਣ ਦੀ ਸੋਚਦੈ, ਤਾਂ ਆਜਿਹੀ ਇਹ ਸੋਚ ਪਾਪ ਹੈ। ਅੰਨ ਜਦ ਲੈਣ ਦੀ ਬਿਰਤੀ ਬਹੁਤ ਹੀ ਪ੍ਰਬਲ ਹੋ ਜਾਏ, ਇਹ ਸੋਚਣੀ ਸਿਖਰ 'ਤੇ ਪਹੁੰਚ ਜਾਏ, ਪਾਪ ਪ੍ਰਬਲ ਹੋ ਜਾਏ ਤੇ ਜਦ ਕਿਧਰੇ ਇਹ ਖੋਲੈਂਦਾ ਹੈ, ਚੁਗਾ ਲੈਂਦਾ ਹੈ, ਬੇਦੀਮਾਨੀ ਕਰ ਲੈਂਦਾ ਹੈ ਤਾਂ ਇਹ ਅਪਰਾਧ ਬਣ ਜਾਂਦਾ ਹੈ। ਬਹੁਤ ਵੱਡੀ ਸੰਭਾਵਨਾ ਹੈ ਲੋਭੀ ਦੇ ਅਪਰਾਧੀ ਹੋਣ ਦੀ ਅੰਨ ਹਮੇਸ਼ਾ ਲੋਭੀਆਂ ਤੋਂ ਹੀ ਇਕ ਦੂਜੇ ਦੇ ਧੰਨ-ਸੰਪਦਾ ਨੂੰ ਕਤਰਾ ਹੁੰਦਾ ਹੈ। ਅਗਰ ਇਹ

ਲੋਭ ਵਿਆਪਕ ਹੋਵੇ ਹਰ ਇਕ ਦੇ ਹਿੰਦੇ ਵਿਚ ਔਰ ਬੜਾ ਪ੍ਰਬਲ, ਤੇ ਹਰ ਇਕ ਦਾ ਧਨ, ਹਰ ਇਕ ਦੀ ਸੰਪਦਾ ਮੱਤਰੇ ਵਿਚ ਹੁੰਦੀ ਹੈ ਕਿ ਕਿਧਰੇ ਚੁਗਾ ਲਈ ਜਾਏਗੀ, ਕਿਧਰੇ ਖੋਗ ਲਈ ਜਾਏਗੀ, ਕਿਧਰੇ ਲੁੱਟ ਲਈ ਜਾਏਗੀ। ਤੋਂ ਲੈਣ ਦੀ ਬਿਰਤੀ ਲੋਭ। ਲੋਭ ਵਿਚ ਖੋਣਾ—ਲੁਟੇਰਾ—ਲੈਣ ਦੀ ਬਿਰਤੀ। ਤੋਂ ਲੋਭੀ, ਲੁਟੇਰਾ ਹੋ ਗੀ ਜਾਏਗਾ ਔਰ ਇਹ ਲਾਜ਼ਮੀ ਢੰਗ ਨਾਲ, ਗੁਪਤ ਢੰਗ ਨਾਲ, ਪ੍ਰਗਟ ਢੰਗ ਨਾਲ ਖੋਣ ਦੀ ਸੋਚੇਗਾ ਔਰ ਇਹ ਪਾਪੀ ਹੋ ਜਾਏਗਾ।

ਤੇ ਫਿਰ ਆਈ ਦੇਣ ਦੀ ਬਿਰਤੀ ਕਿ ਮੈਂ ਦੇਣੈ। ਤੇ ਕਿਸੇ ਨੂੰ ਸੁੱਖ ਦੇਣਾ, ਕਿਸੇ ਨੂੰ ਧਨ ਦੇਣਾ, ਕਿਸੇ ਨੂੰ ਸੰਪਦਾ ਦੇਣੀ, ਕਿਸੇ ਨੂੰ ਮਾਣ-ਸਨਮਾਨ ਦੇਣਾ—ਦੇਣ ਦੀ ਇਹ ਪ੍ਰਬਲ ਬਿਰਤੀ ਪੁੰਨ ਕਹਿਲਾਂਦੀ ਹੈ। ਦੇਣ ਦੀ ਇਸੇ ਪ੍ਰਬਲ ਬਿਰਤੀ ਦਾ ਨਾਮ ਹੈ ਦਾਨ ਔਰ ਪ੍ਰਬਲ ਦਾਨੀ ਉਹ ਜੋ ਹਰ ਵਕਤ ਦੇਣ ਦੀ ਸੋਚੇ। ਕਿਸੇ ਨੂੰ ਮਿੱਠੇ ਥੋਲ ਦੇਣੇ ਨੇ, ਆਪਣੀ ਤੌਫ਼ੀਕ, ਆਪਣੀ ਸਮਰੱਥਾ ਦੇ ਮੁਤਾਬਿਕ। ਜੇ ਕਲਾ ਕੌਲ ਹੈ ਕਲਾ ਦੇਣੀ, ਜੇ ਗਿਆਨ ਕੌਲ ਹੈ ਗਿਆਨ ਦੇਣਾ, ਸੁੱਖ ਦੇਣਾ, ਚੈਨ ਦੇਣਾ, ਆਰਾਮ ਦੇਣਾ। ਹਰ ਵਕਤ ਇਹ ਦੇਣ ਦੀ ਬਿਰਤੀ ਪੁੰਨ ਨੂੰ ਜਨਮ ਦੇਂਦੀ ਹੈ, ਇਹੀ ਪੁੰਨ-ਦਾਨ ਕਹਿਲਾਂਦਾ ਹੈ। ਤਦੇ ਤਾਂ ਇਨ੍ਹਾਂ ਦੇ ਸ਼ਬਦਾਂ ਦਾ ਉਚਾਰਣ ਇਕੱਠਾ ਚੱਲ ਪਿਆ—ਦਾਨ-ਪੁੰਨ, ਪੁੰਨ-ਦਾਨ। ਪੁੰਨੀ ਕੌਣ ? ਦਾਨੀ। ਦਾਨੀ ਕੌਣ ? ਪੁੰਨੀ। ਪਾਪੀ ਕੌਣ ? ਲੋਭੀ। ਲੋਭੀ ਕੌਣ ? ਪਾਪੀ। ਪਾਪ-ਲੋਭ, ਲੋਭ-ਪਾਪ, ਇਹ ਦੇਵੇਂ ਇਕੱਠੇ ਪ੍ਰਚੱਲਤ ਹੋਏ। ਪੁੰਨ-ਦਾਨ ਤੇ ਦਾਨ-ਪੁੰਨ ਇਹ ਦੋ ਸ਼ਬਦ ਇਕੱਠੇ ਪ੍ਰਚੱਲਤ ਹੋਏ। ਦੇਣ ਦੀ ਇਹ ਪ੍ਰਬਲ ਬਿਰਤੀ, ਹਰ ਸੋਚਣੀ ਵਿਚ ਇਹ ਦੇਣਾ ਹੋਵੇ—ਕੋਈ ਭੁੱਖਾ ਪਿਆਸਾ ਹੈ, ਪਾਣੀ ਦੇਣਾ; ਕੋਈ ਪਸੂ ਪਿਆਸਾ ਹੈ, ਇਸ ਨੂੰ ਵੀ ਪਾਣੀ ਪਿਆਉਣਾ; ਕੋਈ ਸਰਦੀ ਤੋਂ ਠਿਠੁਰ ਰਿਹਾ ਹੈ, ਬਸਤਰ ਦੇ ਦੇਈਏ; ਕੋਈ ਬਹੁਤ ਭੁੱਖਾ ਜਾਪਦਾ ਹੈ, ਮਜ਼ਬੂਰ ਜਾਪਦਾ ਹੈ, ਰੋਟੀ ਦੇ ਦੇਈਏ, ਅੰਨ ਦੇ ਦੇਈਏ, ਧਨ ਦੇ ਦੇਈਏ। ਕੋਈ ਕਲਾ ਕੌਲ ਹੈ, ਕਿਸੇ ਨੂੰ ਕਲਾ ਸਿਖਾ ਦੇਈਏ, ਕਲਾ ਦੇ ਦੇਈਏ, ਗਿਆਨ ਦੇ ਦੇਈਏ, ਵਿਗਿਆਨ ਦੇ ਦੇਈਏ, ਸੂਝ ਦੇ ਦੇਈਏ, ਸਮਝ ਦੇ ਦੇਈਏ। ਦੇਣ ਦੀਆਂ ਇਹੀ ਪ੍ਰਬਲ ਬਿਰਤੀਆਂ ਮਨੁੱਖ ਨੂੰ ਪੁੰਨੀਤ ਬਣਾ ਦਿੰਦੀਆਂ ਨੇ। ਪੁੰਨੀਤ ਦਾਨੀ ਹੋਵੇਗਾ ਔਰ ਦਾਨੀ ਪਿਆਨੀ ਹੋਵੇਗਾ। ਉਸਦਾ ਪਿਆਨ ਜੁੜੇਗਾ। ਜਿਥੇ ਦੇਣ ਦੀ ਬਿਰਤੀ ਹੈ, ਉਥੇ ਦਾਨ ਔਰ ਜਿਥੇ ਦਾਨ ਹੈ, ਉਥੇ ਪਿਆਨ ਹੈ, ਉਥੇ ਪਿਆਨ-ਸਾਧਨਾ ਦੀ ਸਫਲਤਾ ਹੈ, ਉਸਦਾ ਪਿਆਨ ਪ੍ਰਭੂ-ਨਾਮ ਵਿਚ ਜੁੜੇਗਾ। ਜਿਥੇ ਲੈਣ ਦੀ ਪ੍ਰਬਲ ਬਿਰਤੀ ਹੈ, ਉਥੇ ਜਦ ਉਹ ਪਿਆਨ ਵਿਚ ਵੀ ਬੈਠੇਗਾ ਤਾਂ ਲੋਭ ਚੇਤੇ ਆਏਗਾ, ‘ਲੈਣਾ ਹੈ ਲੈਣਾ ਹੈ’ ਚੇਤੇ ਆਏਗਾ, ਜੁੜਨਾ ਚੇਤੇ ਨਹੀਂ ਆਏਗਾ। ਦੇਣ ਵਾਲਾ ਹੀ ਸੁਝ

ਸਕਦਾ ਹੈ, ਲੈਣ ਵਾਲਾ ਨਹੀਂ। ਇਸ ਵਾਸਤੇ ਧਿਆਨੀ ਲਈ ਦਾਨ ਲਾਜ਼ਮੀ ਹੈ। ਔਰ ਦਾਨ ਖੜਾ ਹੈ ਦੇਣ ਦੀਆਂ ਬਿਰਤੀਆਂ 'ਤੇ। ਚਲੋ, ਨਹੀਂ ਨੇ ਤੇਰੋ ਕੌਲ ਲੱਖਾਂ, ਕੌੜਾਂ, ਹਜ਼ਾਰਾਂ, ਪਰ ਕਿਧਰੇ ਦੇਣ ਦੀ ਬਿਰਤੀ ਭਾਵਨਾਪੂਰਕ ਹੋਵੇ, ਇਕ ਕੌਡੀ ਨੂੰ ਵੀ ਭਾਗ ਲਗਦੇ ਨੇ, ਔਰ ਇਕ ਕੌਡੀ ਵੀ ਧਿਆਨ ਜੋੜਨ ਵਿਚ ਸਫਲਤਾ ਦੇ ਦੇਂਦੀ ਹੈ:

ਭਾਵਨੀ ਭਗਤਿ ਭਾਏ ਕਉਝੀ ਅਗ੍ਰਭਾਗ ਰਾਖੈ,
ਤਾਹਿ ਗੁਰ ਸਰਬ ਨਿਧਾਨ ਦਾਨ ਦੇਤ ਹੈ॥ (ਕਥਿੱਤ ਭਾਈ ਗੁਰਦਾਸ ਜੀ)

ਦਰਅਸਲ ਸਵਾਲ ਇਹ ਨਹੀਂ ਕਿ ਦਿੱਤਾ ਕੀ ਹੈ, ਸਵਾਲ ਇਹ ਹੈ ਕਿ ਲੈਣ ਦੀ ਬਿਰਤੀ ਬੜੀ ਪ੍ਰਭਲ ਹੈ। ਅਗਰ ਦੇਣ ਵਾਸਤੇ ਕੁਛ ਨਾ ਵੀ ਹੋਵੇ ਪਰ ਦੇਣ ਦੀ ਬਿਰਤੀ ਹੋਵੇ, ਤਾਂ ਵੀ ਧਿਆਨ ਜੁੜੇਗਾ, ਲਾਜ਼ਮੀ ਜੁੜੇਗਾ। ਭਾਵੇਂ ਕ੍ਰੋੜਾਂ ਦਾ ਦਾਨ ਦਿੱਤਾ ਹੈ, ਕਿਸੇ ਦਾ ਮੂੰਹ ਦੇਖ ਕੇ, ਕਿਸੇ ਦਾ ਲਿਹਾਜ਼ ਕਰ ਕੇ ਯਾ ਸਵਰਗ ਯਾ ਹੋਰ ਮੁਸ਼ੀਆਂ ਦੀਆਂ ਕਾਮਨਾਵਾਂ ਨੂੰ ਮੁੱਖ ਰੱਖ ਕੇ, ਮਨੋਕਾਮਨਾ ਨੂੰ ਮੁੱਖ ਰੱਖ ਕੇ ਦਿੱਤਾ ਹੈ, ਚੂੰਕਿ ਉਸ ਦੇਣ ਨਾਲ ਵੀ ਲੈਣ ਦੀ ਪ੍ਰਭਲ ਬਿਰਤੀ ਜੁੜੀ ਹੋਈ ਹੈ, ਉਹ ਦੇਣਾ ਤਾਂ ਲੈਣਾ ਹੈ, ਉਹ ਤਾਂ ਬਿਉਪਾਰ ਹੈ, ਦਾਨ ਨਹੀਂ ਹੈ। ਲੋਭੀ ਬਾਜ਼ਾਰ ਵਿਚ ਵੀ ਵਾਪਾਰ ਕਰਦਾ ਹੈ, ਲੋਭੀ ਧਰਮ ਮੰਦਿਰਾਂ ਵਿਚ ਵੀ ਵਾਪਾਰ ਕਰਦਾ ਹੈ। ਲੋਭੀ, ਇੰਜ ਕਹਿ ਲਉ ਕਿ ਵੇਚਦਾ ਹੈ ਧਰਮ ਨੂੰ, ਵਾਪਾਰ ਕਰਦਾ ਹੈ। ਧਰਮ ਕਰਦਾ ਹੈ ਤੇ ਫਿਰ ਕੁਛ ਲੈਣ ਦੀਆਂ ਕਾਮਨਾਵਾਂ ਨੂੰ ਮੁੱਖ ਰੱਖ ਕੇ ਉਸ ਨੂੰ ਵੇਚਦਾ ਹੈ। ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ ਬੜਾ ਸੁੰਦਰ ਇਕ ਵਾਕ ਹੈ:

ਖੜੀਆ ਤ ਧਰਮ ਛੇਡਿਆ ਮਲੋਹ ਭਾਖਿਆ ਰਹੀ॥
ਸਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ॥

(ਧਨਾਸਰੀ ਮ: ੧, ਪੰਨਾ 663)

ਸਾਰੀ ਸਿਸ਼ਟੀ ਇੱਕੋ ਵਰਣ ਹੋ ਗਈ ਹੈ, ਧਰਮ ਦੀ ਗੱਲ ਨਹੀਂ ਰਹੀ। ਜਿਸ ਵਰਣ ਵਿਚ ਸਾਰੀ ਮਨੁੱਖਤਾ ਆ ਗਈ ਹੈ, ਉਸ ਵਰਣ ਨਾਲ ਧਰਮ ਨਹੀਂ ਚਲਦਾ—“ਧਰਮ ਕੀ ਗਤਿ ਰਹੀ”—ਅਗਰ ਮਿਥ ਨੂੰ ਲਈਏ ਤੇ ਮੰਨੁ ਸਿੰਮਿਤੀ ਦੀ ਵੰਡ ਨੂੰ ਲਈਏ ਤਾਂ ਉਹਨੇ ਚਾਰ ਵਰਣਾਂ ਦੀ ਵੰਡ ਕੀਤੀ ਹੈ—ਖੜੀ, ਬ੍ਰਾਹਮਣ, ਸੂਦ, ਵੈਸ਼। “ਸਿਸਟਿ ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ॥”—ਸਾਰੀ ਸਿਸ਼ਟੀ ਇੱਕੋ ਵਰਣ ਹੋ ਗਈ, ਧਰਮ ਦੀ ਗਤੀ ਕੁਕ ਗਈ, ਧਰਮ ਨਹੀਂ ਚੱਲ ਸਕਿਆ। ਸਵਾਲ ਅੈ ਕਿ ਸਾਰੀ ਸਿਸ਼ਟੀ ਕਿਹੜੇ ਵਰਣ ਵਿਚ ਆ ਗਈ ਕਿ ਧਰਮ ਦਾ ਚੱਲਣਾ ਆਖਾ ਹੋ ਗਿਆ? ਬ੍ਰਾਹਮਣ, ਬ੍ਰਹਮ ਨਾਲ

ਧਰਮ ਚਲਦੈ, ਅਗਰ ਕੋਈ ਵਾਕਈ ਬਾਹਮਣ ਹੈ—“ਕਹੁ ਕਬੀਰ ਜੋ ਬ੍ਰਹਮ
ਬੀਚਾਰੈ॥ ਸੋ ਬਾਹਮਣੁ ਕਹੀਅਤੁ ਹੈ ਹਮਾਰੈ॥” “ਬ੍ਰਹਮੁ ਬਿੰਦਹਿ ਤੇ
ਬਾਹਮਣਾ॥” ਜੋ ਬ੍ਰਹਮ ਦਾ ਚਿੰਤਨ ਕਰਦੈ, ਬ੍ਰਹਮ ਦੀ ਸੋਚਦੈ, ਬ੍ਰਹਮ ਨੂੰ
ਵਿਚਾਰਦੈ, ਸੋ ਬਾਹਮਣ। ਬ੍ਰਹਮ ਪ੍ਰਾਪਤ ਹੋਵੇ ਐਸਾ ਸੋਚਦੈ, ਬ੍ਰਹਮ ਨਾਲ ਜੁੜਾ,
ਧਿਆਨ ਜੋੜਦੈ। ਬ੍ਰਹਮ ਬਾਰੇ ਸੋਚਦਾ ਹੈ, ਵਿਚਾਰਦਾ ਹੈ, ਇਹ ਹੈ ਬਾਹਮਣ
ਔਰ ਬਾਹਮਣ ਨਾਲ ਹੀ ਧਰਮ ਚੱਲਦਾ ਹੈ। ਬਾਹਮਣ ਕਿਸੇ ਵੇਸ਼ਭੂਸ਼ਾ ਦਾ ਨਾਮ
ਨਹੀਂ, ਬਾਹਮਣ ਕਿਸੇ ਜਾਤ ਦਾ ਨਾਮ ਨਹੀਂ। ਬਾਹਮਣ ਇਕ ਮਨੋਬਿਰਤੀ ਹੈ।
ਜੋ ਬ੍ਰਹਮ ਦਾ ਚਿੰਤਨ ਕਰੇ, ਜੋ ਬ੍ਰਹਮ ਨੂੰ ਸੋਚੇ, ਬ੍ਰਹਮ ਨੂੰ ਵਿਚਾਰੇ, ਬ੍ਰਹਮ ਦੀ
ਪ੍ਰਾਪਤੀ ਦੀ ਕੋਸ਼ਿਸ਼ ਕਰੇ, ਬ੍ਰਹਮ ਵਿਚ ਲੀਨ ਹੋਣ ਦੀ ਕੋਸ਼ਿਸ਼ ਕਰੇ—
ਬਾਹਮਣ—“ਬ੍ਰਹਮੁ ਬਿੰਦਹਿ ਤੇ ਬਾਹਮਣਾ॥” ਕਦੀ ਕਦਾਈਂ ਕੋਈ ਲੱਖਾ ਵਿੱਚੋਂ
ਐਸਾ ਪੁਰਖ ਦਿਸਦਾ ਹੈ ਜਿਸਨੂੰ ਕਹਿ ਸਕੀਏ ਕਿ ਇਹ ਬਾਹਮਣ ਹੈ, ਇਹ
ਤਾਂ ਬ੍ਰਹਮ ਵਿਚ ਲੀਨ ਹੈ, ਇਹ ਤਾਂ ਬ੍ਰਹਮ ਦਾ ਚਿੰਤਨ ਕਰ ਰਿਹਾ ਹੈ। ਤੇ
ਬਾਹਮਣ ਨਾਲ ਧਰਮ ਚਲਦਾ ਹੈ। ਖੱਡੀ ਨਾਲ ਵੀ ਧਰਮ ਚਲਦਾ ਹੈ। “ਖੱਡੀ
ਸੇ ਜੁ ਕਰਮਾ ਕਾ ਸੂਰੁ॥” ਜਿਸ ਦੇ ਸੂਭਾਉ ਵਿਚ ਸੂਰਬੀਰਤਾ ਹੈ, ਜਿਸਦੇ
ਵਿਚਾਰਾਂ ਵਿਚ ਸੂਰਬੀਰਤਾ ਹੈ, ਜਿਸਦੀ ਸੋਚਣੀ ਵਿਚ ਸੂਰਬੀਰਤਾ ਹੈ, ਜਿਸ
ਦਾ ਮੂਨ ਅਨਿਆਇ ਵੇਖ ਕੇ ਖੌਲਣ ਲੱਗ ਪੈਂਦਾ ਹੈ, ਜਿਸਦਾ ਮੂਨ ਮਜ਼ਲੂਮ
ਲਈ ਬਣ ਜਾਂਦਾ ਹੈ, ਉਹ ਆਪਣਾ ਮੂਨ ਮਜ਼ਲੂਮ ਨੂੰ ਦੇਂਦਾ ਹੈ, ਮਜ਼ਲੂਮ ਦੀ
ਰੁਖਸ਼ਾ ਲਈ ਜਿਸ ਦਾ ਮੂਨ ਉਛਲਦਾ ਹੈ:

ਸੂਰਾ ਸੋ ਪਹਿਚਾਨੀਐ ਜੁ ਲਈ ਦੀਨ ਕੇ ਹੇਤੁ॥

(ਮਾਝੂ ਕਬੀਰ ਜੌ, ਪੰਨਾ 1105)

ਕੌਣ ਹੈ ਸੂਰਬੀਰ ? ਜੋ ਦੀਨ (ਕਮਜ਼ੀਰ) ਦੀ ਪ੍ਰਾਤਿਰ ਲੜਦਾ ਹੈ :

ਦੀਨਨ ਕੀ ਪ੍ਰਤਿਪਾਲ ਕਰੈ ਨਿਤ ਸੰਤ ਉਥਾਰ ਗਨੀਮਨ ਗਾਰੈ॥

(ਸਵੱਜੇ ਪਾਤਸ਼ਾਚੀ ੧੦)

ਦੀਨ, ਨਿਮਾਣਾ, ਨਿਤਾਣਾ, ਜੋ ਦੀਨ ਦੀ ਬਾਂਹ ਪਕੜ ਲਵੇ, ਇਹ ਤਾਂ
ਪਰਮਾਤਮਾ ਵਾਲਾ ਗੁਣ ਹੈ, ਇਹ ਤਾਂ ਈਸ਼ਵਰੀ ਸੂਭਾਉ ਹੈ। ਦੀਨ ਦੇ ਪੱਖ
ਵਿਚ ਖੜ੍ਹਾ ਹੋ ਜਾਏ। ਤਾਕਤਵਰ ਦੇ ਪੱਖ ਵਿਚ ਤਾਂ ਸਾਰੇ ਖੜ੍ਹੇ ਹੋ ਜਾਂਦੇ ਹਨ,
ਸ਼ਕਤੀਸ਼ਾਲੀ ਮਨੁੱਖ ਦੇ ਪੱਖ ਵਿਚ ਤਾਂ ਸਾਰੇ ਹੀ ਆ ਜਾਂਦੇ ਹਨ। ਕਮਜ਼ੀਰ
ਦਾ ਪੱਖ ਕੋਈ ਕਮਜ਼ੀਰ ਨਹੀਂ ਲੈ ਸਕਦਾ, ਕੋਈ ਸੂਰਬੀਰ ਹੀ ਲੈ ਸਕਦਾ ਹੈ।
ਤੇ ਸੂਰਬੀਰ ਨਾਲ ਧਰਮ ਚਲਦਾ ਹੈ। ਕਿਉਂਕਿ ਸੂਰਬੀਰ ਕਮਜ਼ੀਰ ਦੀ ਪ੍ਰਾਤਿਰ
ਆਪਣੀ ਜਾਨ ਵੀ ਦੇ ਦਿੰਦਾ ਹੈ। ਦੇਖਦੇ ਹਾਂ ਅਸੀਂ ਇਤਿਹਾਸ ਨੂੰ ਕਿ ਕੌਣ

ਸੂਰਬੀਰ ਕਮਜ਼ੋਰ ਦਾ ਪੱਖ ਲੈਂਦੇ। ਕਸ਼ਮੀਰ ਦਾ ਬਾਹਮਣ ਕਮਜ਼ੋਰ ਸੀ, ਗੁਰੂ ਤੇਗ ਬਹਾਦਰ ਸਾਹਿਬ ਨੇ ਥਾਂਹ ਪਕੜ ਲਈ। ਬਾਹਮਣਾਂ ਦੀਆਂ ਗਰਦਨਾਂ ਬਚ ਗਈਆਂ, ਕਿਉਂਕਿ ਗੁਰੂ ਤੇਗ ਬਹਾਦਰ ਨੇ ਉਨ੍ਹਾਂ ਦੀ ਖਾਤਰ ਆਪਣੀ ਗਰਦਨ ਚਾਂਦਨੀ ਚੌਕ ਵਿਚ ਕਟਵਾ ਦਿੱਤੀ। ਬਾਹਮਣਾਂ ਦੇ ਮੱਥੇ 'ਤੇ ਚਮਕਦੇ ਹੋਏ ਤਿਲਕ ਲਿਲਾਟ ਕਰ ਉਠੇ, ਚਮਕਣ ਲੱਗ ਪਏ, ਕਿਉਂਕਿ ਉਨ੍ਹਾਂ ਦੀ ਖਾਤਰ ਕਿਸੇ ਨੇ ਆਪਣਾ ਝੂਨ ਚਾਂਦਨੀ ਚੌਕ ਵਿਚ ਛੋਲ੍ਹ ਦਿੱਤਾ। ਬਚ ਗਈ ਬਾਹਮਣ ਦੇ ਜਨੇਊਂ ਦੀ ਡੋਗੀ, ਕਿਉਂਕਿ ਕਿਸੇ ਨੇ ਇਸੇ ਹੀ ਡੋਗੀ ਦੀ ਖਾਤਰ ਆਪਣੇ ਪਾਣਾਂ ਦੀ ਡੋਗੀ ਤੇਜ਼ ਦਿੱਤੀ—ਧੰਨ ਗੁਰੂ ਤੇਗ ਬਹਾਦਰ ਸਾਹਿਬ ਜੀ ਮਹਾਂਦਾਨੀ। ਜੋ ਕਮਜ਼ੋਰ ਦੇ ਪੱਖ ਵਿਚ ਖੜ੍ਹਾ ਹੋ ਜਾਏ, ਕੁਰਬਾਨ ਹੋ ਜਾਏ— ਸੂਰਬੀਰਤਾ, ਬਹਾਦਰੀ, ਬੜੀ ਬਹਾਦਰੀ। ਤੋਂ ਕਸ਼ਤੱਤਰੀ (ਖੱਤਰੀ) ਨਾਲ ਵੀ ਧਰਮ ਚਲਦਾ ਹੈ। ਸੁਭਾਉ ਪਰਮਾਤਮਾ ਵਰਗਾ ਹੁੰਦਾ ਹੈ ਕਿਉਂਕਿ ਦੀਨ ਦਾ ਪੱਖ ਲੈਂਦਾ ਹੈ, ਗਰੀਬ ਦਾ ਪੱਖ ਲੈਂਦਾ ਹੈ। ਪਰਮਾਤਮਾ ਨੂੰ ਗਾਰੀਬ-ਨਿਵਾਜ਼ ਆਧਿਆ ਹੈ, ਦੀਨਾਂ ਦੀ ਰਖਸ਼ਾ ਕਰਨ ਵਾਲਾ ਆਧਿਆ ਹੈ। ਤੋਂ ਇਹ ਸੁਭਾਉ ਜਿਸ ਮਨੁੱਖ ਦੇ ਅੰਦਰ ਪੈਦਾ ਹੋ ਜਾਂਦਾ ਹੈ, ਉਹ ਤਾਂ ਪਰਮਾਤਮਾ ਵਰਗਾ ਹੈ, ਉਹ ਤਾਂ ਈਸ਼ਵਰ ਵਰਗਾ ਹੈ। ਤੋਂ ਖੱਤਰੀ ਦੇ ਨਾਲ ਵੀ ਧਰਮ ਚਲਦਾ ਹੈ।

ਸੂਦਰ ਵਰਣ ਆਪਣੇ ਆਪ ਵਿਚ ਖਾਸ ਵਰਣ ਹੈ। ਇਸ ਵਰਣ ਦਾ ਮਨੁੱਖ, ਇਸ ਸੁਭਾਉ ਦਾ ਮਨੁੱਖ ਬੋਲ, ਭਾਗੀ ਸੇਵਾ ਕਰ ਕੇ ਅਧਿਆਤਮਕ ਖੁਸ਼ੀ ਮਾਣਦਾ ਹੈ। ਕਿਸੇ ਦੇ ਕਪੜੇ ਧੋ ਕੇ, ਕਿਸੇ ਨੂੰ ਪਾਣੀ ਪਿਲਾ ਕੇ, ਕਿਸੇ ਥੱਕੇ ਹੋਏ ਦੀ ਮੁੱਠੀ ਚਾਪੀ ਕਰ ਕੇ, ਜੂਠੇ ਭਾਂਡੇ ਮਾਂਜ ਕੇ, ਧਰਮਸਾਲਾ ਦੇ ਤੱਪੜ ਢਾੜ ਕੇ, ਬੁਹਾਗੀ ਦੇ ਕੇ। ਧਰਮ ਮੰਦਿਰਾਂ ਦੇ ਬਣਾਣ ਦੇ ਵਿਚ ਟੋਕਰੀ ਚੁੱਕਣੀ, ਪੱਥਰ ਚੁੱਕਣੇ, ਇੱਟਾਂ ਚੁੱਕਣੀਆਂ, ਇਹ ਭਾਗੀ ਖੁਸ਼ੀ ਪ੍ਰਾਪਤ ਕਰਦਾ ਹੈ ਭਾਗੀ ਭਰਕਮ ਸੇਵਾ ਕਰ ਕੇ, ਬੋਲ ਸੇਵਾ ਕਰ ਕੇ। ਸਫ਼ਾਈ ਕਰਨੀ ਹੈ ਕਿਸੇ ਦੇ ਘਰ ਦੀ, ਰਸੋਂ ਦੀ; ਸਾਫ਼ ਕਰਨੇ ਨੇ ਕਿਸੇ ਦੇ ਕਪੜੇ, ਕਿਸੇ ਨੂੰ ਇਸ਼ਨਾਨ ਕਰਾਉਣਾ ਹੈ, ਕਿਸੇ ਮਰੀਜ਼ ਦੀ ਤੀਮਾਰਦਾਰੀ ਕਰਨੀ ਹੈ, ਕਿਸੇ ਦੇ ਕਪੜੇ ਧੋਣੇ ਨੇ, ਭਾਗੀ ਸੇਵਾ ਕਰਨੀ ਹੈ, ਭਰਕਮ ਸੇਵਾ ਕਰਨੀ ਹੈ ਅੰਤ ਇਸ ਸੇਵਾ ਵਿਚ ਉਸਨੂੰ ਹੁਹਾਨੀ ਖੁਸ਼ੀ ਮਿਲੇ, ਇਹ ਸੇਵਾ ਕਰਕੇ ਇਸ ਤਰ੍ਹਾਂ ਜੁੜੇ ਜਿਵੇਂ ਕੋਈ ਬ੍ਰਹਮ ਦਾ ਚਿੰਤਨ ਕਰਨ ਵਾਲਾ ਬਾਹਮਣ ਜੁੜਦਾ ਹੈ, ਜਿਵੇਂ ਕੋਈ ਕਮਜ਼ੋਰ ਦੀ ਥਾਂਹ ਪਕੜਨ ਵਾਲਾ ਖੱਤਰੀ ਜੁੜਦਾ ਹੈ। ਇਸ ਤਰ੍ਹਾਂ ਦੀ ਭਾਗੀ ਭਰਕਮ ਸੇਵਾ ਕਰ ਕੇ, ਬੋਲ ਸੇਵਾ ਕਰ ਕੇ, ਅਧਿਆਤਮਕ ਖੁਸ਼ੀ ਮਾਣਨ ਵਾਲਾ ਪ੍ਰਭੂ ਨਾਲ ਜੁੜਦਾ ਹੈ ਤੇ ਸੂਦਰ ਕਹਿਲਾਂਦਾ ਹੈ। ਤੇ ਸੂਦਰ ਦੇ ਨਾਲ ਵੀ ਧਰਮ ਚਲਦਾ ਹੈ। ਇਸ ਤਰ੍ਹਾਂ ਦੀ ਬੋਲ ਸੇਵਾ ਕਰਨ ਵਾਲੇ ਮਨੁੱਖਾਂ ਨੂੰ

ਸ਼ਾਇਦ ਬ੍ਰਹਮ ਦਾ ਚਿੰਤਨ ਮੁਸੀਂ ਨਹੀਂ ਦਿੰਦਾ ਤੇ ਚਿੰਤਨ ਕਰਨਾ ਉਨ੍ਹਾਂ ਦੇ ਵੈਸ ਦੀ ਗੱਲ ਵੀ ਨਹੀਂ। ਇਤਨੀ ਸ਼ਕਤੀ ਵੀ ਨਹੀਂ, ਖੂਨ ਵਿਚ ਇਤਨਾ ਉਛਾਲ, ਉਬਾਲ ਵੀ ਨਹੀਂ ਕਿ ਕਮਜ਼ੋਰ ਦੀ ਪ੍ਰਾਤਗ ਲੜੇ, ਉਸਦੇ ਪੱਖ ਵਿਚ ਲੜੇ, ਉਹ ਤਾਂ ਹਰ ਇਕ ਦੀ ਸੇਵਾ ਕਰ ਸਕਦਾ ਹੈ, ਧਰਮ ਮੰਦਿਰਾਂ ਦੀ ਸੇਵਾ ਕਰ ਸਕਦਾ ਹੈ, ਧਾਰਮਿਕ ਮਨੌਖਾਂ ਦੀ ਸੇਵਾ ਕਰ ਸਕਦਾ ਹੈ। ਔਰ ਬੜੀ ਬੋਲ ਸੇਵਾ ਕਰ ਸਕਦਾ ਹੈ, ਭਾਰੀ ਸੇਵਾ ਕਰ ਸਕਦਾ ਹੈ। ਇਸ ਤਰ੍ਹਾਂ ਸੂਦਰ ਦੇ ਨਾਲ, ਉਸਦੀ ਸੇਵਾ ਦੇ ਸਦਕੇ ਉਸਦੇ ਨਾਲ ਪਰਮਾਤਮਾ ਚਲਦਾ ਹੈ, ਈਸ਼ਵਰ ਚਲਦਾ ਹੈ। ਸੂਦਰ ਦੇ ਕੌਲ ਪਰਮਾਤਮਾ ਬੈਠਦਾ ਹੈ, ਸੂਦਰ ਦੇ ਨਾਲ ਪਰਮਾਤਮਾ ਚਲਦਾ ਹੈ, ਪਰਮਾਤਮਾ ਸੂਦਰ ਦੇ ਅੰਗ-ਸੰਗ ਹੁੰਦਾ ਹੈ। ਤੇ ਸੂਦਰ ਦੇ ਨਾਲ ਧਰਮ ਚਲਦਾ ਹੈ, ਖੱਡੀ ਦੇ ਨਾਲ ਧਰਮ ਚਲਦਾ ਹੈ ਔਰ ਬ੍ਰਾਹਮਣ ਦੇ ਨਾਲ ਵੀ ਧਰਮ ਚਲਦਾ ਹੈ। ਤੇ ਅੰਸਾ ਕਿਹੜਾ ਵਰਣ ਹੈ ਜਿਸ ਥਾਰੇ ਧੰਨ ਗੁਰੂ ਨਾਨਕ ਦੇਵ ਜੀ ਛੁਪਮਾਨ ਕਰ ਰਹੇ ਨੇ :

ਸਿਸ਼ਟ ਸਭ ਇਕ ਵਰਣ ਹੋਈ ਧਰਮ ਕੀ ਗਤਿ ਰਹੀ॥

ਸਾਰੀ ਸਿਸ਼ਟੀ ਇੱਕੋ ਵਰਣ ਦੀ ਹੋ ਗਈ ਹੈ, ਇੱਕੋ ਵਰਣ ਵਿਚ ਆ ਗਈ ਹੈ। ਧਰਮ ਨਹੀਂ ਚੱਲ ਰਿਹਾ। ਅਜੇਕੀ ਰਾਜਨੀਤੀ ਨਾਲ ਮਨੁੱਖਤਾ ਚੱਲ ਰਹੀ ਹੈ, ਕਾਰੋਬਾਰ ਚੱਲ ਰਿਹਾ ਹੈ, ਪਰਿਵਾਰ ਚੱਲ ਰਿਹਾ ਹੈ, ਸਮਾਜ ਚੱਲ ਰਿਹਾ ਹੈ, ਧਰਮ ਨਹੀਂ ਚੱਲ ਰਿਹਾ। ਬਾਕੀ ਤਾਂ ਸਭ ਕੁਛ ਚੱਲ ਰਿਹੈ ਮਨੁੱਖ ਨਾਲ, ਲੇਕਿਨ ਧਰਮ ਨਹੀਂ ਚੱਲ ਰਿਹਾ। ਤੇ ਝਤਮ ਹੋ ਗਏ ਬ੍ਰਾਹਮਣ, ਕੋਈ ਟਾਵਾਂ ਟਾਵਾਂ। ਖਤਮ ਹੋ ਗਏ ਖੱਡੀ, ਕੋਈ ਵਿਰਲੈ। ਝਤਮ ਹੋ ਗਏ ਸੂਦਰ, ਕੋਈ ਇਕ ਅੱਧ। ਭਰ ਗਈ ਪ੍ਰਿਵੀ ਵੈਸ਼ਾਂ ਨਾਲ, ਵੈਸ਼ ਹੀ ਵੈਸ਼। ਸਾਰੀ ਸਿਸ਼ਟੀ ਵੈਸ਼ ਹੋ ਗਈ। ਵੈਸ਼ ਕੇਵਲ ਸੌਦੇਬਾਜ਼ੀ ਜਾਣਦੇ। ਵੈਸ਼ ਹਰ ਵਕਤ ਬਾਜ਼ਾਰ ਵਿਚ ਹੈ। ਉਹ ਜਦ ਬਾਜ਼ਾਰ ਵਿਚ ਹੈ ਤਾਂ ਬਾਜ਼ਾਰ ਵਿਚ ਹੈ, ਉਹ ਜਦ ਮੰਦਿਰ ਵਿਚ ਹੈ, ਤਦ ਵੀ ਬਾਜ਼ਾਰ ਵਿਚ ਹੈ। ਜਦ ਉਹ ਪਰਿਵਾਰ ਵਿਚ ਬੈਠਾ ਹੈ, ਤਦ ਵੀ ਉਹ ਬਾਜ਼ਾਰ ਵਿਚ ਹੈ। ਔਰ ਜਦ ਉਹ ਗੁਰਦੁਆਰੇ ਵਿਚ ਬੈਠਾ ਹੈ, ਤਦ ਵੀ ਉਹ ਬਾਜ਼ਾਰ ਵਿਚ ਹੈ। ਵੈਸ਼—ਵੇਚਣਾ ਹੈ, ਵੇਚਣਾ ਹੈ। ਪਰ ਛੋਟਾ-ਵੱਡਾ ਸਾਮਾਨ ਵੇਚ ਕੇ ਜੋ ਆਪਣੀ ਉਪਜੀਵਕਾ ਚਲਾਉਂਦੇ ਨੇ, ਇਹ ਵੈਸ਼ ਨਹੀਂ, ਇਹ ਤਾਂ ਕਿਰਤ ਹੈ, ਇਹ ਤਾਂ ਧੰਨ ਹੈ। ਵੈਸ਼—ਵੇਚਣੀ ਹੈ ਆਪਣੀ ਇੱਜਤ, ਅਗਰ ਮੁੱਲ ਮਿਲਿਆ ਹੈ। ਵੇਚਣਾ ਹੈ ਆਪਣਾ ਈਮਾਨ, ਅਗਰ ਪੂਰਾ ਮੁੱਲ ਮਿਲੇ, ਪੂਰੀ ਕੀਮਤ ਮਿਲੇ। ਵੇਚਣਾ ਹੈ ਦੇਸ਼, ਵੇਚਣੀ ਹੈ ਕੌਮ, ਅਗਰ ਪੂਰਾ ਮੁੱਲ ਮਿਲੇ। ਜੋ ਵੇਚਣ ਦੀ ਸੋਚਦਾ ਰਹਿੰਦੇ, ਉਹ ਵੈਸ਼ ਹੈ ਔਰ ਜੋ ਵੇਚ ਦੇਣ ਵਿਚ ਸਫਲ ਹੋ ਜਾਂਦਾ ਹੈ, ਉਹ ਸਫਲ ਵੈਸ਼ ਹੈ। ਵੈਸ਼ ਦੇ ਨਾਲ ਧਰਮ

ਚਲਦਾ ਨਹੀਂ, ਵੈਸ਼ ਤਾਂ ਧਰਮ ਨੂੰ ਵੇਚਦਾ ਹੈ :

ਹਵਸ ਕੇ ਬੰਦੇ ਵੱਡਾ ਕੋ ਬੇਚ ਦੇਤੇ ਹੈਂ।

ਮੁਦਾ ਕੇ ਘਰ ਕੀ ਕਿਆ ਕਹੀਏ, ਮੁਦਾ ਕੋ ਬੇਚ ਦੇਤੇ ਹੈਂ।

ਠੀਕ ਹੈ ਸ਼ਾਇਰ ਦਾ ਤਪੱਟੀਅਲ, ਵੈਸੇ ਤਾਂ ਮੁਦਾ ਵੈਸ਼ ਦੇ ਹੱਥ ਵਿਚ
ਨਹੀਂ ਆਏਗਾ, ਪਰ ਜੇ ਕਿਧਰੇ ਆ ਜਾਏ ਤਾਂ ਵੈਸ਼ ਨੇ ਮੁਦਾ ਦੀ ਵੀ ਬੋਲੀ
ਲਾ ਦੇਣੀ ਹੈ, ਉਸ ਨੂੰ ਵੀ ਵੇਚ ਦੇਣਾ ਹੈ। ਵੈਸ਼ ਲੋਭੀ ਹੁੰਦਾ ਹੈ ਤੇ ਲੋਭੀ ਪਾਪੀ।
ਵੈਸ਼ ਕਦੇ ਵੀ ਪੁਨੀਤ ਨਹੀਂ ਹੁੰਦਾ। ਤੇ ਵੈਸ਼ ਲੋਭੀ ਹੈ, ਲੋਭੀ ਸਭ ਕੁਛ ਵੇਚਣਾ
ਚਾਹੁੰਦਾ ਹੈ, ਬਸ਼ਰਤਿ ਕਿ ਬਦਲੇ ਵਿਚ ਦੁਗਣਾ, ਤਿਗੁਣਾ ਮੁੱਲ ਮਿਲੇ। ਕੌਮ
ਵੇਚਣੀ ਹੈ, ਇੱਜਤ ਵੇਚਣੀ ਹੈ, ਅਸਮਤ ਵੇਚਣੀ ਹੈ, ਈਮਾਨ ਵੇਚਣਾ ਹੈ,
ਧਰਮ ਵੇਚਣਾ ਹੈ, ਸਭ ਕੁਛ ਵੇਚਣਾ ਹੈ। ਬਾਜ਼ਾਰ ਵਿਚ ਬੈਠ ਕੇ ਜਿਹੜੀ
ਇਸਤਰੀ ਆਪਣੀ ਅਸਮਤ ਵੇਚਦੀ ਹੈ, ਉਹਦੇ ਲਈ ਸਥਦ ਹੈ—ਵੈਸ਼ਯਾ।
ਸਿਰਫ ਅਸਮਤ ਵੇਚਦੀ ਹੈ ਅੱਗ ਵਾਕਬੀ ਅਸਮਤ ਵਿਕ ਗਈ ਤੇ ਸਭ ਕੁਛ
ਵਿਕ ਜਾਂਦਾ ਹੈ। ਕੋਈ ਸਭ ਕੁਛ ਵੇਚ ਕੇ ਆਪਣੀ ਅਸਮਤ ਵੇਚ ਦਿੰਦਾ ਹੈ,
ਕੋਈ ਆਪਣੀ ਅਸਮਤ ਵੇਚ ਕੇ ਸਭ ਕੁਛ ਵੇਚ ਦਿੰਦੀ ਹੈ। ਇਸ ਨੂੰ ਮੈਂ ਫਿਰ
ਦੁਹਰਾਵਾਂ—ਕੋਈ ਸਭ ਕੁਛ ਵੇਚ ਕੇ ਆਪਣੀ ਅਸਮਤ ਵੇਚ ਦਿੰਦਾ ਹੈ, ਕੋਈ
ਅਸਮਤ ਵੇਚ ਕੇ ਆਪਣਾ ਸਭ ਕੁਛ ਵੇਚ ਦਿੰਦੀ ਹੈ—ਵੈਸ਼, ਵੈਸ਼ਯਾ—ਦੋਵੇਂ
ਨਿਕਟ ਨੇ, ਇੱਕੋ ਸਿੰਘਾਸਨ 'ਤੇ ਬੈਠੇ ਨੇ। ਕਲਾ ਵੇਚਣੀ ਹੈ, ਗਿਆਨ ਵੇਚਣਾ
ਹੈ, ਧਰਮ ਵੇਚਣਾ ਹੈ, ਈਮਾਨ ਵੇਚਣਾ ਹੈ, ਕਥਾ ਵੇਚਣੀ ਹੈ, ਕੀਰਤਨ ਵੇਚਣਾ
ਹੈ। ਸਮਾਂ ਲੰਘ ਗਿਆ, ਜਦ ਨਜ਼ਰਾਨੇ ਭੇਟ ਹੁੰਦੇ ਸਨ, ਭੇਟਾ ਹੁੰਦੀ ਸੀ। ਹੁਣ
ਤਾਂ ਮੁੱਲ ਚਾਹੀਦੇ। ਤੇ ਜਦ ਮੁੱਲ ਚਾਹੀਦੈ ਤੇ ਗਿਆਨ ਵਿਕ ਗਿਆ। ਜਦ
ਮੁੱਲ ਚਾਹੀਦੈ ਤੇ ਕੀਰਤਨ ਵਿਕ ਗਿਆ। ਮੁੱਲ ਚਾਹੀਦੈ ਤੇ ਕਥਾ ਵਿਕ ਗਈ।
ਜਦ ਮੁੱਲ ਚਾਹੀਦੈ ਤੇ ਧਰਮ ਵਿਕ ਗਿਆ, ਸੇਵਾ ਵਿਕ ਗਈ, ਈਮਾਨ ਵਿਕ
ਗਿਆ। ਮੁੱਲ ਚਾਹੀਦੈ ਅੱਗ ਜਿਸ ਨੂੰ ਵੱਡਾ ਮੁੱਲ ਚਾਹੀਦੈ, ਬੇਚ ਦਏਗਾ ਇੱਜਤ,
ਬੇਚ ਦਏਗਾ ਅਸਮਤ, ਬੇਚ ਦਏਗਾ ਸ਼ਰਾਹਤ, ਬੇਚ ਦਏਗਾ ਆਪਣਾ
ਵਿਸ਼ਵਾਸ, ਸਭ ਕੁਛ ਬੇਚੇਗਾ। ਤੇ ਵੈਸ਼ ਨਾਲ ਧਰਮ ਨਹੀਂ ਚਲਦਾ। “ਸਿਸਟਿ
ਸਭ ਇਕ ਵਰਨ ਹੋਈ ਧਰਮ ਕੀ ਗਤਿ ਰਹੀ॥” ਅਫਸੋਸ ਨਾਲ ਧੰਨ ਗੁਰੂ
ਨਾਨਕ ਦੇਵ ਜੀ ਮਹਾਰਾਜ ਕਹਿ ਰਹੇ ਸੇ ਕਿ ਸਾਰੀ ਸਿ੍ਰਿਸ਼ਟੀ, ਇੱਜ ਕਹਿ ਲਓ
ਕਿ ਬਹੁ-ਗਿਣਤੀ ਵਿਚ ਵੈਸ਼ ਹੋ ਗਈ ਹੈ। ਧਰਮ ਵਿਆਪਕ ਪੱਧਰ 'ਤੇ ਨਹੀਂ
ਚੱਲ ਰਿਹਾ। ਹੋਇਆ ਕਿਸੇ ਇਕ ਅੱਧ ਮਨੁੱਖ ਨਾਲ ਚੱਲ ਰਿਹਾ ਹੋਵੇ, ਹਜ਼ਾਰਾਂ
ਵਿੱਚੋਂ, ਲੱਖਾਂ ਵਿੱਚੋਂ ਕੋਈ ਇਕ ਅੱਧ। ਇਹ ਕੋਈ ਬਹੁਤ ਗਿਣਤੀ ਨਹੀਂ,
ਸਾਰਾ ਸੰਸਾਰ ਲੋਭੀ ਹੋ ਗਿਆ, ਅੱਗ ਲੋਭੀ ਪਾਰਮਿਕ ਨਹੀਂ ਹੋ ਸਕਦਾ, ਲੋਭੀ

ਪੁਨੀਤ ਨਹੀਂ ਹੋ ਸਕਦਾ। ਲੋਭੀ ਪਾਪੀ ਹੋ ਸਕਦਾ ਹੈ, ਪੁਨੀਤ ਨਹੀਂ ਹੋ ਸਕਦਾ। ਦਾਨੀ ਪੁਨੀਤ ਹੋ ਸਕਦਾ ਹੈ, ਲੋਭੀ ਪੁਨੀਤ ਨਹੀਂ ਹੋ ਸਕਦਾ। ਲੋਭੀ ਤਾਂ ਪਾਪੀ ਹੈ, ਦਾਨੀ ਪੁਨੀਤ ਹੈ। ਲੋਭੀ ਪਾਪੀ ਹੈ ਤੇ ਪਾਪ ਵਿਆਪਕ ਹੋ ਗਿਆ, ਪਾਪ ਛਾ ਗਿਆ:

ਪਾਪ ਗਿਰਾਸੀ ਪਿਰਥਮੀ ਧਉਲੁ ਖਜ਼ਾ ਧਰਿ ਹੇਠ ਪੁਕਾਰਾ॥
(ਭਾਈ ਗੁਰਦਾਸ ਜੀ)

ਜਦ ਪਾਪੀਆਂ ਨਾਲ ਧਰਤੀ ਭਰ ਜਾਂਦੀ ਹੈ, ਭਾਵ ਲੋਭੀਆਂ ਨਾਲ ਭਰ ਜਾਂਦੀ ਹੈ, ਤਾਂ ਇਕ ਦੜਾ ਜ਼ਮੀਨ ਦੇ ਜੰਗੇ ਵੀ ਪੁਕਾਰ ਉਠਦੇ ਨੇ ਕਿ ਹੇ ਪੜ੍ਹ ! ਰਹਿਮਤ ਕਰ, ਬਖਸ਼ਿਸ਼ ਕਰ। ਪਾਪੀ ਹੀ ਪਾਪੀ ! ਸਭ ਕੁਛ ਵੇਚਣ ਲਈ ਤਿਆਰ ਨੇ ਅੇਰ ਸਭ ਕੁਛ ਖਰੀਦਣ ਦੇ ਪ੍ਰਗਟਾਰ ਵੀ ਮੌਜੂਦ ਨੇ। ਬਾਜ਼ਾਰ ਬਣ ਗਏ ਇਹ ਮੰਦਿਰ, ਬਾਜ਼ਾਰ ਬਣ ਗਏ ਧਰਮ ਸਥਲ, ਬਾਜ਼ਾਰ ਬਣ ਗਏ ਤੀਰਥ। ਸਨਾਤਨ ਮਤ ਦਾ ਸਿਰਮੈਰ ਤੌਰੇ ਬਨਾਰਸ, ਇਕ ਮਹਾਨ ਯੋਗੀ ਨੇ, ਇਕ ਮਹਾਨ ਤਪੀਸ਼ਵਰ ਸ਼ਿਵਜੀ ਨੇ ਇਸ ਨੂੰ ਵਸਾਇਆ ਸੀ। ਤਪੀਸ਼ਵਰ ਪੈਦਾ ਹੋਣ, ਸੰਤ ਪੈਦਾ ਹੋਣ, ਜੋਗੀ ਪੈਦਾ ਹੋਵਣ, ਧਿਆਨੀ ਪੈਦਾ ਹੋਵਣ, ਗਿਆਨੀ ਪੈਦਾ ਹੋਵਣ, ਇਹ ਨਗਰੀ ਵਸਾਈ, ਪਰ ਇਸ ਨਗਰੀ ਦੇ ਵਿਚ ਲੋਭੀ ਆ ਗਏ। ਲੋਭੀਆਂ ਨੇ ਇਸ ਨਗਰੀ ਨੂੰ, ਜੇ ਵਾਸਤਵ ਵਿਚ ਇਕ ਮੰਦਿਰ ਸੀ, ਹਗੀ-ਮੰਦਿਰ ਸੀ, ਬਾਜ਼ਾਰ ਬਣਾ ਦਿੱਤਾ। ਅੱਜ ਬਨਾਰਸ ਦੇ ਸੰਤ ਮਸ਼ਹੂਰ ਨਹੀਂ, ਜੋਗੀ, ਗਿਆਨੀ, ਧਿਆਨੀ ਮਸ਼ਹੂਰ ਨਹੀਂ, ਬਾਕੇਲੇ ਭਗਤ ਕਬੀਰ ਜੀ :

ਓਇ ਹਰਿ ਕੇ ਸੰਤ ਨ ਆਖੀਅਹਿ ਬਨਾਰਸ ਕੇ ਠਗ॥
(ਅਜਾ ਬਚੀਰ ਜੀ, ਪੰਨਾ 476)

ਲੋਭੀ ਜਿਥੇ ਇਕੋਨੇ ਹੋ ਜਾਣ, ਲੋਭੀ ਲੰਪਟ ਹੁੰਦਾ ਹੈ, ਠੱਗ ਹੁੰਦਾ ਹੈ। ਲੋਭੀ ਦੇ ਅੰਦਰ ਲੈਣ ਦੀਆਂ ਅਨੇਕਾਂ ਲਹਿਰਾਂ ਚਲਦੀਆਂ ਨੇ, ਲਿਹਾਜ਼ਾ ਲੋਭੀ (ਲੰਪਟ) ਹਰ ਪਾਸੇ ਲੰਪਟਪੁਣਾ ਫੈਲਾਂਦਾ ਹੈ, ਤਦੇ ਤਾਂ ਮੇਰੇ ਪਾਤਿਸ਼ਾਹ ਨੇ ਕਿਹਾ ਹੈ :

ਹੋ ਲੋਭਾ ਲੰਪਟ ਸੰਗ ਸਿਰਮੋਹ ਅਨਿਕ ਲਹਗੀ ਕਲੋਲਤੇ॥

ਲੋਭੀ ਸਮਵੱਸਟ ਹੁੰਦਾ ਹੈ। ਸਭ ਕੁਛ ਨੂੰ ਬ੍ਰਥ ਕਰ ਕੇ ਰੱਖ ਦਿੰਦਾ ਹੈ। ਲੋਭੀ ਤੀਰਬਾਂ ਨੂੰ ਤੇ ਮੰਦਿਰਾਂ ਨੂੰ ਬਾਜ਼ਾਰ ਬਣਾ ਕੇ ਰੱਖ ਦਿੰਦਾ ਹੈ ਤੇ ਬਾਜ਼ਾਰ ਵਿਚ ਤਾਂ ਠੱਗੀ ਚਲਦੀ ਹੀ ਹੈ। ਬਾਜ਼ਾਰ ਦਾ ਤੇ ਠੱਗੀ ਦਾ ਚੇਲੀ ਦਾਮਨ

ਦਾ ਸਾਥ ਹੈ। ਇਹ ਲੋਭ, ਇਸਦੇ ਕਾਰਨਾਂ ਕਰਕੇ, ਇਹ ਜੀਵ ਪਤਾ ਨਹੀਂ ਕਿਤਨੇ ਬਾਵਾਂ 'ਤੇ ਭਟਕਦਾ ਹੈ। ਉਸਦਾ ਮਨ ਫੋਲਦਾ ਹੈ, ਹਰ ਜਗ੍ਹਾ ਨੂੰ ਬ੍ਰਿਸ਼ਟ ਕਰਦਾ ਹੈ। ਹਰ ਵੇਲੇ ਉਸਦੀ ਲੈਣ ਦੀ ਬਿਰਤੀ ਬਣੀ ਰਹਿੰਦੀ ਹੈ। ਲੋਭੀ ਦੇ ਨਾਲ ਹਰ ਵਕਤ ਬਾਜ਼ਾਰ ਚਲਦਾ ਹੈ। ਬਾਜ਼ਾਰ ਵਿਚ ਹਰ ਕੋਈ ਲੈਣ ਲਈ ਜਾਂਦਾ ਹੈ, ਲੇਕਿਨ ਲੋਭੀ ਨੂੰ ਐਸਾ ਬਾਜ਼ਾਰ ਚਾਹੀਦਾ ਹੈ, ਜਿਥੇ ਲੈਣਾ ਤਾਂ ਹੈ ਉਸ ਕੋਲੋਂ, ਸਭ ਕੁਛ ਲੈ ਲੈਣਾ ਹੈ, ਪਰ ਬਦਲੇ ਵਿਚ ਦੇਣਾ ਕੁਛ ਵੀ ਨਹੀਂ। ਐਸਾ ਬਾਜ਼ਾਰ ਚਾਹੀਦਾ ਹੈ, ਇਸ ਤਰ੍ਹਾਂ ਦਾ ਬਾਜ਼ਾਰ ਲੋਭੀ ਆਪਣੀ ਕਲਪਨਾ ਦੀ ਦੁਨੀਆ ਵਿਚ ਹਰ ਵਕਤ ਬਣਾਈ ਰੱਖਦਾ ਹੈ। ਲਿਹਾਜਾ ਲੋਭੀ ਦੇ ਨਾਲ ਹੀ ਬਾਜ਼ਾਰ ਜਾਂਦਾ ਹੈ, ਲੋਭੀ ਜਿਥੇ ਵੀ ਬੈਠਾ ਹੈ, ਉਥੇ ਹੀ ਬਾਜ਼ਾਰ ਹੈ, ਚਾਹੇ ਉਹ ਹਰੀ-ਮੰਦਿਰ ਬੈਠਾ ਹੈ, ਚਾਹੇ ਗੁਰਦੁਆਰੇ ਬੈਠਾ ਹੈ, ਚਾਹੇ ਕਾਅਥਾ ਵਿਚ ਬੈਠਾ ਹੈ, ਚਾਹੇ ਚਰਚ ਦੇ ਵਿਚ ਬੈਠਾ ਹੈ, ਲੋਭੀ ਤਾਂ ਬਾਜ਼ਾਰ ਵਿਚ ਬੈਠਾ ਹੈ, ਉਹ ਕਿਧਰੇ ਮੰਦਿਰ ਵਿਚ ਨਹੀਂ ਬੈਠਾ, ਉਹ ਕਿਧਰੇ ਗੁਰਦੁਆਰੇ ਨਹੀਂ ਬੈਠਾ, ਕਿਧਰੇ ਚਰਚ ਤੇ ਮੰਦਿਰ, ਮਸਜਿਦ ਵਿਚ ਨਹੀਂ ਬੈਠਾ। ਲੋਭੀ ਜਿਥੇ ਵੀ ਬੈਠਾ ਹੈ, ਬਾਜ਼ਾਰ ਵਿਚ ਬੈਠਾ ਹੈ, ਜਿਧੇ ਵੀ ਚਲਦਾ ਹੈ ਬਾਜ਼ਾਰ ਨਾਲ ਚਲਦਾ ਹੈ। ਲੋਭੀ ਜਿਧੇ ਚਲਦਾ ਹੈ, ਠੱਗੀਆਂ ਉਸਦੇ ਨਾਲ ਹੀ ਚਲਦੀਆਂ ਨੇ। ਸਾਤਿਗੁਰ ਅਰਜਨ ਦੇਵ ਜੀ ਮਹਾਰਾਜ ਇਸ ਪਾਵਨ ਪਵਿੱਤਰ ਸਲੋਕ ਵਿਚ ਇੰਜ ਫੁਰਮਾਨ ਕਰਦੇ ਹੋ :

ਨਚ ਮਿਨ੍ਹੁ ਨਚ ਇਸਟੇ ਨਚ ਬਧਵ ਨਚ ਮਾਤ ਪਿਤਾ ਤਵ ਲਜਯਾ ॥

ਹੈ ਲੋਭ ! ਤੈਨੂੰ ਮਿੱਤਰ ਦੀ ਵੀ ਸ਼ਰਮ ਨਹੀਂ। ਤੂੰ ਮਿੱਤਰ ਨਾਲ ਵੀ ਧੋਖਾ ਕਰਦਾ ਏਂ, ਤੂੰ ਇਸ਼ਟ ਨਾਲ ਵੀ ਧੋਖਾ ਕਰਨ ਤੋਂ ਸੰਕੋਚ ਨਹੀਂ ਕਰਦਾ। ਤੂੰ ਇਸ਼ਟ ਨਾਲ ਵੀ ਠੱਗੀ ਕਰਦਾ ਏਂ। ਤੂੰ ਸਨਬੰਧੀਆਂ ਤੋਂ ਵੀ ਸ਼ਰਮ ਨਹੀਂ ਖਾਂਦਾ, ਤੂੰ ਉਨ੍ਹਾਂ ਨਾਲ ਵੀ ਠੱਗੀਆਂ ਕਰਦਾ ਏਂ, ਉਨ੍ਹਾਂ ਨੂੰ ਵੀ ਧੋਖਾ ਦਿੰਦਾ ਏਂ। “ਨਚ ਮਾਤ ਪਿਤਾ ਤਵ ਲਜਯਾ”—ਤੈਨੂੰ ਮਾਂ-ਬਾਪ ਦੀ ਵੀ ਲੱਜ ਨਹੀਂ, ਤੂੰ ਤਾਂ ਉਨ੍ਹਾਂ ਨਾਲ ਵੀ ਠੱਗੀ ਕਰਦਾ ਏਂ। ਤੂੰ ਤਾਂ ਉਨ੍ਹਾਂ ਨਾਲ ਵੀ ਧੋਖਾ ਕਰਦਾ ਏਂ। ਤੋਂ ਪਾਰਿਸ਼ਾਹ ਦਾ ਫੁਰਮਾਨ ਹੈ :

ਲੋਭੀ ਕਾ ਵੇਸਾਹੁ ਨ ਕੀਜੈ ਜੇ ਕਾ ਪਾਰਿ ਵਸਾਇ ॥

(ਸਲੋਕ ਮ: ੩, ਪੰਨਾ 1417)

ਲੋਭੀ 'ਤੇ ਭਰੋਸਾ ਅੰਖਾ ਹੈ। ਅੱਗ ਅੱਜ ਦੇ ਯੁੱਗ ਵਿਚ ਚੂੰਕਿ ਲੋਭ ਪ੍ਰਭਲ ਹੈ, ਪ੍ਰਧਾਨ ਹੈ, ਭਰੋਸਾ ਉਠਦਾ ਜਾ ਰਿਹਾ ਹੈ, ਉਡ ਗਿਆ ਹੈ। ਜੇ ਕਿਧਰੇ ਕੋਈ ਭਰੋਸਾ ਕਰਦਾ ਵੀ ਹੈ ਤਾਂ ਵਿਸ਼ਵਾਸਘਾਤ ਹੁੰਦਾ ਹੈ, ਉਸਦੇ ਭਰੋਸੇ ਨੂੰ

ਬਹੁਤ ਵੱਡੀ ਸੱਟ ਲਗਦੀ ਹੈ। ਲੋਭੀ ਨੂੰ ਮੇਰੇ ਪਾਤਸ਼ਾਹ ਨੇ ਕੁੱਤੇ ਨਾਲ, ਕੂਕਰ ਨਾਲ ਮੁਸ਼ਾਬਿਹਤ ਦਿੱਤੀ ਹੈ :

ਜਿਉ ਕੂਕਰੁ ਹਰਕਾਇਆ ਧਾਵੈ ਦਹ ਦਿਸ ਜਾਇ ॥

ਲੋਭੀ ਜੰਤੁ ਨ ਜਾਣਈ ਭਖੁ ਅਭਖੁ ਸਤ ਖਾਇ ॥

(ਸਿਗੌਰਾਗ ਮ: ੫, ਪੰਨਾ 50)

ਲੋਭੀ ਤਾਂ ਕੁੱਤੇ ਦੀ ਤਰ੍ਹਾਂ ਹੈ, ਹਰ ਥਾਂ 'ਤੇ ਮੂੰਹ ਮਾਰਨਾ, ਹਰ ਵਕਤ ਮੂੰਹ ਮਾਰਨਾ, ਹੱਡੀ ਵਿਚ ਮੂੰਹ ਮਾਰਨਾ ਔਰ ਦੂਜੇ ਨੂੰ ਮੂੰਹ ਨਾ ਮਾਰਨ ਦੇਣਾ, ਦੂਜਿਆਂ 'ਤੇ ਭੋਂਕਣਾ। ਇਸਦਾ ਚਿਤਰਨ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜਾਂ ਨੇ ਸ੍ਰੀ ਰਾਮ ਵਿਚ ਬੜੇ ਸੁੰਦਰ ਢੰਗ ਨਾਲ ਕੀਤਾ ਹੈ :

ਏਕੁ ਸੁਆਨੁ ਦੁਇ ਸੁਆਨੀ ਨਗਿ ॥

ਭਲਕੇ ਭਉਕਹਿ ਸਦਾ ਬਹਿਆਲਿ ॥

ਕੁੜੁ ਛਗ ਮੁਠਾ ਮੁਰਦਾਰੁ ॥

ਧਾਣਕ ਰੂਪਿ ਰਹਾ ਕਰਤਾਰ ॥

(ਸਿਗੌਰਾਗ ਮ: ੧, ਪੰਨਾ 24)

ਹੋ ਮੇਰੇ ਕਰਤਾਰ ! ਮੈਂ ਧਾਣਕ ਹੋ ਗਿਆ ਹਾਂ। ਧਾਣਕ ਜੇ ਸ਼ਮਸ਼ਾਨ ਵਿਚ ਬੈਠ ਕੇ ਉਡੀਕ ਕਰਦੇ ਨੇ ਕਿ ਕਦੋਂ ਕੋਈ ਲਾਸ਼ ਆਵੇ, ਕਫਨ ਮਿਲੇ, ਭਾਂਡੇ ਮਿਲਣ, ਪੈਸੇ ਮਿਲਣ। ਕਦੋਂ ਕੋਈ ਲਾਸ਼ ਆਵੇ ਸਾਨੂੰ ਮਿਹਨਤਾਨਾ ਮਿਲੇ, ਸਮੱਗਰੀ ਮਿਲੇ। ਜਿਸਦੀ ਉਪਜੀਵਕਾ, ਜਿਸਦੀ ਰੋਜ਼ੀ, ਜਿਸਦੀ ਉਡੀਕ ਕਿਸੇ ਦੀ ਮੌਤ 'ਤੇ ਖੜ੍ਹੀ ਹੈ ਔਰ ਜੋ ਸਵੇਰੇ ਤੋਂ ਸ਼ਾਮ ਤਕ, ਰਾਤ ਤਕ ਇਸੇ ਉਡੀਕ ਵਿਚ ਰਹੇ ਕਿ ਕੋਈ ਮੁਰਦਾ ਆਵੇ, ਐਸੇ ਮਨੁੱਖ ਦੀ ਰੂਹ ਵੀ ਮੁਰਦਾ ਹੋ ਜਾਂਦੀ ਹੈ, ਐਸੇ ਮਨੁੱਖ ਦਾ ਇਖਲਾਕ ਵੀ ਮੁਰਦਾ ਹੋ ਜਾਂਦਾ ਹੈ, ਐਸੇ ਮਨੁੱਖ ਦਾ ਆਚਰਣ ਵੀ ਮੁਰਦਾ ਹੋ ਜਾਂਦਾ ਹੈ। ਸੋਖ ਸਾਅਦੀ ਦਾ ਬੜਾ ਸੁੰਦਰ ਛੁਰਮਾਨ ਹੈ :

ਗਰ ਇਨਸਾਫ ਪੁਰਸੀ ਬਦ-ਅਕਤਰ ਅਤੀ ਅਸਤ ।

ਕਿ ਦਰ ਰਾਹਤਸ ਰੰਜੇ ਦੀਗਰਾਂ ਅਸਤ ।

(ਗੁਲਿਸਤਾਨਿ ਸਾਅਦੀ)

ਮੈਂਥੋਂ ਇਨਸਾਫ ਦੀ ਗੱਲ ਪੁੱਛੋ ਕਿ ਬਦ-ਕਿਸਮਤ ਕੌਣ ਹੈ, ਬਦਬਤ ਕੌਣ ਹੈ ? ਜਿਸਦੀ ਰਾਹਤ ਦੂਜਿਆਂ ਦੇ ਰੰਜ 'ਤੇ ਖੜ੍ਹੀ ਹੈ, ਜਿਸ ਦੀਆਂ ਭੁਸੀਆਂ ਦੂਜਿਆਂ ਦੇ ਰੋਣਿਆਂ 'ਤੇ ਖੜ੍ਹੀਆਂ ਨੇ, ਜੋ ਦੂਜਿਆਂ ਦੀ ਬਰਬਾਦੀ ਵਿੱਚੋਂ ਆਬਾਦੀ ਲੱਭਦਾ ਹੈ, ਜੋ ਦੂਜਿਆਂ ਦੇ ਨੁਕਸਾਨ ਵਿੱਚੋਂ ਨਫਾ ਲੱਭਦਾ ਹੈ, ਜੋ ਦੂਜਿਆਂ ਦੀ ਬੇਇਜਤੀ ਵਿੱਚੋਂ ਆਪਣੀ ਇੱਜਤ ਲੱਭਦਾ ਹੈ, ਜੋ ਰੋਣਿਆਂ ਵਿੱਚੋਂ ਹਾਸੇ ਲੱਭਦਾ ਹੈ, ਇਹ

ਤਾਂ ਬੜਾ ਬਦਬਖਤ ਹੈ। ਸਾਰਾ ਦਿਨ ਇਹ ਉਡੀਕ ਹੋਵੇ, ਇਹ ਸੋਚਣੀ ਹੋਵੇ ਕਿ ਮਰੇ ਕਿਸੇ ਘਰ ਦੇ ਵਿਚ ਕੋਈ ਮਨੁੱਖ, ਮੌਤ ਹੋਵੇ ਕਿਸੇ ਦੀ, ਮਤਮ ਹੋਵੇ ਕੋਈ, ਲਾਜ਼ ਆਵੇ, ਮੈਨੂੰ ਕਪੜੇ ਮਿਲਣ, ਮੈਨੂੰ ਸਾਜ਼-ਸਾਮਾਨ ਆਵੇ। ਇਸ ਤਰ੍ਹਾਂ ਦੀ ਸੋਚਣੀ, ਇਖਲਾਕ ਮਤਮ ਕਰ ਦਿੰਦੀ ਹੈ। ਅਗਰ ਇਹ ਪੇਸ਼ਾ ਹੈ, ਧੰਧਾ ਹੈ ਕਿਸੇ ਦਾ, ਪਰ ਸੋਚਣੀ ਵਿਚ ਨਾ ਲਿਆਵੇ, ਉਪਜੀਵਕਾ ਪੜ੍ਹੂ ਤੇ ਸੱਟੇ, ਸੇਵਾ ਦੇ ਰੂਪ ਵਿਚ ਕਰੋ, ਸੋਚੋ ਕਿ ਪੜ੍ਹੂ ਪਰਮਾਤਮਾ ਵੱਲੋਂ ਇਹੀ ਮੇਰੀ ਡਿਊਟੀ ਲੱਗੀ ਹੈ। ਇਹ ਸਾਰੀ ਸੇਵਾ ਕਰਦਿਆਂ ਉਸਦੀ ਉਪਜੀਵਕਾ ਤਾਂ ਚਲੇਗੀ, ਉਸਦਾ ਇਖਲਾਕ ਮਤਮ ਨਹੀਂ ਹੋਵੇਗਾ। ਉਸਦੀ ਮਨੋਬਿਰਤੀ ਥੱਲੇ ਨਹੀਂ ਜਾਏਗੀ। ਪਰ ਉਹੀ ਸਿਰਫ਼ ਧਾਣਕ ਨਹੀਂ, ਜੋ ਸਮਸ਼ਾਨ-ਘਾਟ ਵਿਚ ਬੈਠ ਕੇ ਸਾਰਾ ਦਿਨ ਮੁਰਦਿਆਂ ਦੀ ਉਡੀਕ ਕਰਦਾ ਹੈ ਕਿ ਕਿਸੇ ਘਰ ਵਿਚ ਮੌਤ ਹੋਵੇ, ਬਲਕਿ ਸਾਰਾ ਸੰਸਾਰ ਹੀ ਲੋਭੀਆਂ ਨੇ ਸਮਸ਼ਾਨ-ਘਾਟ ਬਣਾ ਕੇ ਰੱਖ ਦਿੱਤਾ ਹੈ ਅੋਰ ਝੁਦ ਬੈਠਾ ਹੈ ਧਾਣਕ ਦੀ ਤਰ੍ਹਾਂ। ਕੋਈ ਮਰੇ, ਮੈਨੂੰ ਕੁਛ ਮਿਲੇ, ਕੋਈ ਤਬਾਹ ਹੋਵੇ, ਮੈਨੂੰ ਕੁਛ ਮਿਲੇ। ਮੈਨੂੰ ਕੁਛ ਮਿਲਣਾ ਚਾਹੀਦਾ ਹੈ, ਹੁੰਦਾ ਦੂਜਾ ਤਬਾਹ ਤਾਂ ਹੋਵੇ ਪਿਆ, ਮਰੇ ਪੱਲੇ ਕੁਛ ਪੈਣਾ ਚਾਹੀਦਾ ਹੈ। ਥੇਹਿਆ ਜਾਂਦਾ ਸਭ ਦਾ ਤਾਂ ਥੇਹਿਆ ਜਾਣ ਦਿਓ। ਇਸ ਤਰ੍ਹਾਂ ਹਰ ਮਨੁੱਖ ਧਾਣਕ ਬਣ ਗਿਆ ਹੈ ਅੋਰ ਹਰ ਲੋਭੀ ਮਨੁੱਖ ਨੇ ਸੰਸਾਰ ਨੂੰ ਸਮਸ਼ਾਨ-ਘਾਟ ਬਣਾ ਕੇ ਰੱਖ ਦਿੱਤੇ। ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜਾਂ ਨੇ ਇਸ ਨੂੰ ਇਸ ਢੰਗ ਨਾਲ ਇੰਜ ਬਿਆਨ ਕੀਤਾ ਹੈ :

ਏਕੁ ਸੁਆਨੁ ਚੁਇ ਸੁਆਨੀ ਨਾਲਿ ॥
ਭਲਕੇ ਡਿੁਕਹਿ ਸਦਾ ਥਿਆਲਿ ॥

ਇਕ ਕੁੱਤਾ, ਦੋ ਕੁੱਤੀਆਂ, ਮਨੁੱਖ ਜੈਸੇ ਸਵੇਰੇ ਉਠਦਾ ਹੈ, ਇਹ ਦੋ ਨਾਲ ਉਠ ਬੈਠਦੀਆਂ ਨੇ। ਭੌਂਕਦੇ ਇਹ ਕੁੱਤਾ, ਭੌਂਕਦੀਆਂ ਨੇ ਇਹ ਕੁੱਤੀਆਂ। ਰਾਤ ਨੂੰ ਜਦ ਸੌਂ ਜਾਂਦਾ ਹੈ, ਵਕਤੀ ਤੌਰ 'ਤੇ ਇਹ ਕੁੱਤਾ ਤੇ ਕੁੱਤੀਆਂ, ਸਾਂਤ ਹੁੰਦੀਆਂ ਨੇ, ਪਰ ਹੁੰਦੀਆਂ ਨੇ ਇਸਦੇ ਕੋਲ ਹੋ। ਜੈਸੇ ਹੀ ਸਵੇਰੇ ਉਠਿਆ, ਕੁੱਤਾ ਵੀ ਉਠ ਬੈਠਾ, ਕੁੱਤੀਆਂ ਵੀ ਉਠ ਥੈਠੀਆਂ। ਜੋਰ ਦਾ ਭੌਂਕਣਾ ਆਰੰਭ ਕਰ ਦਿੱਤਾ। ਇਸ ਭੌਂਕਣ ਵਿਚ ਲੋਭ ਹੈ। ਮਜਾਲ ਹੈ ਕਿ ਇਸ ਦੀ ਜ਼ਬਾਨ ਵਿੱਚੋਂ ਵਾਹਿਗੁਰੂ ਨਿਕਲੇ, ਰਾਮ ਨਿਕਲੇ, ਅੱਲਾਹ ਨਿਕਲੇ। ਮਜਾਲ ਹੈ ਕਿ ਜਪੁਜੀ ਸਾਹਿਬ ਪੜ੍ਹੇ ਤੇ ਮੰਦਿਰ ਦੀ ਸੁਰਤ ਲਵੇ, ਗੀਤਾ ਪੜ੍ਹੇ ਯਾ ਨਿਮਾਜ਼ ਪੜ੍ਹੇ, ਕੁਰਾਨ ਦੀ ਤਲਾਵਤ ਕਰੋ। ਨਹੀਂ, ਮੁਸ਼ਕਲ ਹੈ। ਕੌਣ ਹੈ ਇਹ ਕੁੱਤਾ, ਕੌਣ ਹੈਨ ਇਹ ਦੋ ਕੁੱਤੀਆਂ? ਆਸ਼ਾ ਤੇ ਤ੍ਰਿਸ਼ਨਾ। ਥੋੜਾ ਜਿਹਾ ਲੋਭ (ਕੁੱਤਾ) ਚੁੱਪ ਹੁੰਦੈ, ਪਰ ਆਸ਼ਾ ਤੇ ਤ੍ਰਿਸ਼ਨਾ—ਜੋ ਮਿਲ ਗਿਆ, ਪਰ ਤ੍ਰਿਪਤੀ ਨਹੀਂ, ਤੋਂ ਆਸ਼ਾ ਤੇ

ਤ੍ਰਿਸ਼ਨਾ ਜੋਰ ਦੀ ਭੌਂਕਦੀਆਂ ਨੇ ਕਿ ਵਕਤੀ ਤੌਰ 'ਤੇ ਉਸੇ ਕੁੱਤੇ (ਲੋਬ) ਨੂੰ ਨਾਲ ਭੌਂਕਣਾ ਪੈਦਾ ਹੈ ਅੰਤ ਪੂਰੀ ਉੱਚੀ ਆਵਾਜ਼ ਵਿਚ ਭੌਂਕਣਾ ਪੈਦਾ ਹੈ। ਤੇ ਲੋਡ ਜਦ ਐਸਾ ਭੌਂਕਣਾ ਸ਼ੁਰੂ ਕਰੇ ਅੰਤ ਆਸਾ ਤੇ ਤ੍ਰਿਸ਼ਨਾ ਵੀ ਭੌਂਕਣ, ਇਹ ਇਕੱਲਾ ਮਨੁੱਖ ਕੀ ਕਰੇ। ਇਹ ਫਿਰ ਕੀ ਕਰ ਸਕਦੇ। ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ਼ ਦਾ ਝੁਗਮਾਨ ਹੈ :

ਕੁੜ੍ਹ ਛੁਗ ਮੁਠਾ ਮੁਰਦਾਰੁ ॥

ਝੁਠ ਦੇ ਛੁਰੇ ਨਾਲ ਮੁਰਦਾਰ ਨੂੰ ਜਿਥਾ ਕਰਦਾ ਹੈ। ਪ੍ਰਿਥਮ ਤਾਂ ਸਮਝਾਂਗੇ, ਜਾਣਨਾ ਚਾਹਾਂਗੇ ਕਿ ਮੁਰਦਾਰ ਹੈ ਕੀ? ਮੁਰਦਾਰ—ਗੁਰੂ ਨਾਨਕ ਦੇਵ ਜੀ ਖੁਲਾਸਾ ਕਰਦੇ ਨੇ। ਬਾਣੀ ਦੀ ਵਿਆਪਿਆ ਬਾਣੀ ਕਰਦੀ ਹੈ—“ਹਕੁ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥ ਗੁਰੂ ਪੀਰੁ ਹਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥” ਪਰਾਇਆ ਹੱਕ, ਬਸ ਇਹੀ ਮੁਰਦਾਰ ਹੈ। ਅਗਰ ਹਿੰਦੂ ਹੈ ਤੇ ਫਿਰ ਗਉ ਖਾ ਰਿਹਾ ਹੈ, ਅੰਤ ਮੁਰਦਾ ਗਉ। ਮੁਸਲਿਮ ਹੈ ਤੇ ਸੂਅਰ ਖਾ ਰਿਹਾ ਹੈ, ਮੁਰਦਾ ਸੂਅਰ ਖਾ ਰਿਹਾ ਹੈ, ਮਹਿਸੂਾ ਹੋਇਆ ਸੂਅਰ। ਤੇ ਸੂਅਰ ਖਾ ਰਿਹਾ ਹੈ ਮੁਸਲਮਾਨ—ਪਰਾਇਆ ਹੱਕ—ਇਹ ਤਾ ਗਉ ਖਾ ਰਿਹਾ ਹੈ ਹਿੰਦੂ। ਭਾਰਤ ਦੀ ਮਨੋਤ ਹੈ ਕਿ ਗਉ ਸਭ ਤੋਂ ਉੱਤਮ ਹੈ। ਇਹ ਮਨੁੱਖੀ ਮਾਂ ਦੀ ਤਰ੍ਹਾਂ ਸੋਚਦੀ ਹੈ, ਇਸ ਦੇ ਗਰਭ-ਕਾਲ ਦਾ ਸਮਾਂ ਮਨੁੱਖੀ ਮਾਂ ਦੀ ਤਰ੍ਹਾਂ ਦਸ ਮਹੀਨੇ ਦਾ ਹੈ। ਜੈਸੇ ਡਾਰਵਿਨ ਨੇ ਕਿਸੇ ਵਕਤ ਕਿਹਾ ਸੀ ਕਿ ਮਨੁੱਖ ਦੀ ਆਖਰੀ ਕੜੀ ਬੰਦਰ ਹੈ। ਬੰਦਰ ਤੋਂ ਵਿਗਾਸ ਕਰ ਕੇ ਮਨੁੱਖ ਇਸ ਸ਼ਕਲ ਵਿਚ ਆਇਆ ਹੈ। ਸਰੀਰ ਦੀ ਥੋੜ੍ਹਾ, ਵਿਗਿਆਨ ਦੀ ਥੋੜ੍ਹਾ, ਬਾਹਰ ਦੀ ਥੋੜ੍ਹਾ ਹੈ, ਪਰ ਭਾਰਤ ਦਾ ਰਿਸ਼ੀ, ਮਨ ਦੀ ਥੋੜ੍ਹਾ ਦਾ ਸੰਲਗਨ ਹੈ, ਉਸ ਦੀ ਦਿਲਚਸਪੀ ਮਨ ਦੀ ਥੋੜ੍ਹਾ ਵਿਚ ਹੈ। ਉਸਨੇ ਦੇਖਿਆ ਕਿ ਗਉ ਦਾ ਮਨ ਤੇ ਮਨੁੱਖ ਦਾ ਮਨ ਬੜੇ ਨਿਕਟਵਰਤੀ ਹਨ। ਜੈਸੇ ਡਾਰਵਿਨ ਨੇ ਦੇਖਿਆ ਕਿ ਬੰਦਰ ਦਾ ਸਰੀਰ ਤੇ ਮਨੁੱਖ ਦਾ ਸਰੀਰ ਬੜਾ ਮੇਲ ਖਾਂਦਾ ਹੈ, ਇਵੇਂ ਭਾਰਤ ਦੇ ਰਿਸ਼ੀ ਨੇ ਦੇਖਿਆ ਕਿ ਗਉ ਦਾ ਮਨ ਤੇ ਮਨੁੱਖ ਦਾ ਮਨ ਬੜੇ ਨਿਕਟਵਰਤੀ ਨੇ। ਉਹ ਨਾ ਹੋਵੇ ਮਨੁੱਖ ਦੀ ਆਖਰੀ ਕੜੀ ਗਉ ਹੋਵੇ, ਗਉ ਮਰੇ ਮਨੁੱਖ ਬਣੀਏ। ਇਸ ਤਰ੍ਹਾਂ ਮਨੁੱਖੀ ਜ਼ਿੰਦਗੀ ਦੀ ਆਖਰੀ ਕੜੀ ਗਉ ਹੈ ਸਕਦੀ ਹੈ, ਬਕੋਲਿ ਡਾਰਵਿਨ ਬੰਦਰ ਹੋ ਸਕਦੀ ਹੈ। ਤੇ ਅਫਸਲ ਹੈ ਗਈ, ਮਹਾਨ ਹੋ ਗਈ ਗਉ ਭਾਰਤ ਦੇ ਚਿੰਤਨ ਵਿਚ, ਹਿੰਦ ਵਾਸੀਆਂ ਦੇ ਚਿੰਤਨ ਵਿਚ। ਕਿਉਂਕਿ ਮਨੁੱਖ ਦੀ ਤਰ੍ਹਾਂ ਸੋਚਦੀ ਹੈ, ਮਨੁੱਖ ਦੀ ਤਰ੍ਹਾਂ ਮਮਤਾ ਰੱਖਦੀ ਹੈ, ਮਨੁੱਖ ਦੀ ਤਰ੍ਹਾਂ ਦੁੱਖ ਸੁੱਖ ਮਹਿਸੂਸ ਕਰਦੀ ਹੈ। ਇਸਨੂੰ ਮਾਰਨਾ ਐਸਾ ਹੈ, ਜੈਸੇ ਮਨੁੱਖ ਨੂੰ ਮਾਰਨਾ ਅੰਤ ਇਸਦਾ ਮਾਸ ਖਾਣਾ ਐਸਾ ਹੈ, ਜੈਸੇ ਬੰਦੇ ਦਾ ਮਾਸ ਖਾਣਾ। ਤ੍ਰਿਗਦ ਜੂਨ

ਹੈ ਸੂਅਰ। ਵਿਸ਼ਟਾ ਖਾਂਦਾ ਹੈ, ਗੰਦਗੀ ਖਾਂਦਾ ਹੈ, ਤੇ ਇਸਲਾਮ ਦੇ ਬਾਨੀ ਮੁਹੱਮਦ ਸਾਹਿਬ ਨੇ ਇਸਨੂੰ ਹਰਾਮ ਕਰਾਰ ਦਿੱਤਾ। ਨਹੀਂ ਖਾਣਾ ਇਹ ਸੂਅਰ, ਨਹੀਂ ਖਾਣਾ, ਇਹ ਤਾਂ ਦਿਨ ਭਰ ਵਿਸ਼ਟਾ ਖਾਂਦਾ ਹੈ, ਗੰਦਗੀ ਖਾਂਦਾ ਹੈ। ਅੌਰ ਫਿਰ ਇਸਦੀ ਗਰਦਨ ਦੀ ਹੱਡੀ ਇਤਨੀ ਮਜ਼ਬੂਤ, ਇਤਨੀ ਸਖ਼ਤ ਕਿ ਇਹ ਹਲਾਲ ਨਹੀਂ ਹੋ ਸਕਦਾ, ਜਿਥਾ ਨਹੀਂ ਹੋ ਸਕਦਾ। ਬਹੁਤ ਤੜਪੇਗਾ, ਬਹੁਤ ਤੜਪੇਗਾ, ਖਾਣਾ ਹਰਾਮ। ਪਰ ਮਹਾਰਾਜ਼ ਕਹਿ ਰਹੇ ਨੇ ਕਿ ਖਾ ਰਿਹਾ ਹੈ ਉਹ ਸੂਅਰ ਅਗਰ ਉਹ ਮੁਸਲਮਾਨ ਹੈ। ਖਾ ਰਿਹਾ ਹੈ ਉਹ ਸੂਅਰ ਅਗਰ ਬੇਗਾਨਾ ਹੱਕ ਖਾ ਰਿਹਾ ਹੈ। ਅਗਰ ਭਾਰਤ ਦਾ ਵਾਸੀ ਹੈ ਹਿੰਦੂ, ਬੰਧ, ਜੈਨ ਜਾਂ ਸਿਖ ਹੈ ਪਰਾਇਆ ਹੱਕ ਖਾ ਰਿਹਾ ਹੈ, ਅਗਰ ਗਊ ਖਾ ਰਿਹਾ ਹੈ। ਧੰਨ ਗੁਰੂ ਨਾਨਕ ਦੇਵ ਜੀ ਦੇ ਇਹ ਵਾਕ ਹਨ :

ਹਕ ਪਰਾਇਆ ਨਾਨਕਾ ਉਸੁ ਸੂਅਰ ਉਸੁ ਗਾਇ ॥
ਗੁਰੂ ਪੌਰੂ ਹਾਮਾ ਤਾ ਭਰੇ ਜਾ ਮੁਰਦਾਰੁ ਨ ਖਾਇ ॥

(ਮਾਝ ਕੌ ਵਾਰ ਮ: ੧, ਪੰਨਾ 141)

ਪਰ ਜਦ ਲੋਭ (ਕੁੱਤਾ) ਭੋਕਦਾ ਹੈ, ਆਸਾ ਤੇ ਤ੍ਰਿਸ਼ਨਾ ਦੋ ਕੁੱਤੀਆਂ ਭੋਕਦੀਆਂ ਨੇ ਤਾਂ ਇਸ ਭੋਕਣ ਵਿਚ ਮਨੁੱਖ ਐਸਾ ਬੇਹਾਲ ਹੁੰਦਾ ਹੈ, ਨਿਚਾਲ ਹੈਂਦਾ ਹੈ—“ਕੂਡ ਛੁਗ ਮੁਠਾ ਮੁਰਦਾਰੁ ॥ ਭਲਕੇ ਭਉਕਹਿ ਸਦਾ ਬਇਆਲਿ ॥” ਜਦ ਆਸਾ ਤ੍ਰਿਸ਼ਨਾ ਭੋਕਦੀਆਂ ਨੇ, ਬੇਹਾਲ ਕਰ ਦਿੰਦੀਆਂ ਨੇ। ਇਹ ਲੋਭ (ਕੁੱਤਾ) ਭੋਕਦਾ ਹੈ, ਨਿਚਾਲ ਕਰ ਕੇ ਰੱਖ ਦਿੰਦਾ ਹੈ—“ਏਕੁ ਸੂਅਰੁ ਦੁਇ ਸੂਅਨੀ ਨਾਲਿ ॥ ਭਲਕੇ ਭਉਕਹਿ ਸਦਾ ਬਇਆਲਿ ॥ ਕੁੜੁ ਛੁਗ ਮੁਠਾ ਮੁਰਦਾਰੁ ॥ ਧਾਣਕ ਰੂਪਿ ਰਹਾ ਕਰਤਾਰ ॥” ਇਹ ਬੇਹਾਲ ਹੋਇਆ ਮਨੁੱਖ ਫੂਨ ਬੋਲ ਕੇ, ਪਰਾਏ ਹੱਕ ਨੂੰ ਆਪਣਾ ਸਾਬਤ ਕਰਨ ਦੀ ਕੋਸ਼ਿਸ਼ ਕਰਦਾ ਹੈ। ‘ਮੇਰਾ ਹੈ, ਮੇਰਾ ਹੈ’, ਫੂਨ ਬੋਲਦਾ ਹੈ, ਜਦ ਕਿ ਉਸਦਾ ਨਹੀਂ ਹੈ। ਇਹ ਜਮੀਨ ਮੇਰੀ ਹੈ, ਜਦ ਕਿ ਇਹ ਉਸਦੀ ਨਹੀਂ ਹੈ। ਇਹ ਘਰ ਮੇਰਾ ਹੈ, ਜਦ ਕਿ ਉਸਦਾ ਨਹੀਂ ਹੈ। ਇਹ ਧਨ ਮੇਰਾ ਹੈ, ਇਹ ਸੰਪਦਾ ਮੇਰੀ ਹੈ, ਇਹ ਮਲਕੀਅਤ ਮੇਰੀ ਹੈ। ਇਸ ਤਰ੍ਹਾਂ ਇਹ ਦੂਜਿਆਂ ਦਾ ਹੱਕ ਛੱਹਦਾ ਹੈ, ਦੂਜਿਆਂ ਦੀ ਚੀਜ਼ ਉੱਤੇ, ਵਸੂਲੂ ਉੱਤੇ, ਆਪਣੀ ਮੌਹਰ ਲਾਉਂਦਾ ਹੈ। ਜਦ ਕਿ ਬੇਹਾਲ ਹੋਇਆ ਪਿਐ, ਅੌਰ ਬੇਹਾਲ ਕੀਤਾ ਲੋਭ ਨੇ, ਬੇਹਾਲ ਕੀਤਾ ਆਸਾ ਤੇ ਤ੍ਰਿਸ਼ਨਾ ਨੇ। ਇਸ ਵਾਸਤੇ ਮੇਰੇ ਪਾਤਸ਼ਾਹ ਕਹਿੰਦੇ ਨੇ ਕਿ ਲੋਭੀ ਦਾ ਕੋਈ ਭਰੋਸਾ ਨਹੀਂ, ਕਿਉਂਕਿ ਲੋਭੀ ਪਾਪੀ ਹੁੰਦਾ ਹੈ, ਲੋਭੀ ਤੋਂ ਹਰ ਵਕਤ ਖਤਰਾ ਹੈ ਧਨ ਨੂੰ, ਸੰਪਦਾ ਨੂੰ, ਜਮੀਨ ਜਾਇਦਾਦ ਨੂੰ ਅੌਰ ਵਿਆਪਕ ਖੱਧਰ ਤੋਂ ਲੋਭ ਪ੍ਰਧਾਨ ਹੋ ਗਿਆ ਹੈ। ਮਲਕਤ ਲੋਭੀ ਹੋ ਗਈ ਹੈ, ਤੇ ਇਕ ਦੂਜੇ ਤੋਂ ਖਤਰੇ ਵਧ ਗਏ ਨੇ, ਛੀਨਾ

ਇਪਟੀਆਂ ਵਧ ਗਈਆਂ ਨੇ। ਲੋਭ ਪ੍ਰਣਾਨ ਹੈ। ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ਼ ਨੇ ਤਾਂ ਆਸਾ ਦੀ ਵਾਰ ਅੰਦਰ ਬਹੁਤ ਸੁੰਦਰ ਫੁਰਮਾਨ ਕੀਤਾ ਹੈ। ਜੈਸੇ ਰਾਜਨੀਤਿਕ ਦੁਨੀਆ ਵਿਚ ਕ੍ਰਾਂਤੀਆਂ ਆਉਂਦੀਆਂ ਨੇ; ਰਾਜ ਪਾਟ ਦੇ ਬਦਲਦਿਆਂ, ਨੀਤੀਆਂ ਬਦਲਦੀਆਂ ਨੇ, ਵਿਧਾਨ ਬਦਲਦੇ ਨੇ; ਕਈ ਦੜਾ ਕਰੀਸੀ ਬਦਲਦੀ ਹੈ, ਧਨ ਦਾ ਪ੍ਰਚਲਨ ਬਦਲਦਾ ਹੈ, ਰੁਪ ਰੰਗ ਬਦਲਦਾ ਹੈ। ਬਾਹਰ ਦਾ ਇਹ ਪਲਟਾ ਰਾਜ ਪਾਟ ਦੇ ਪਲਟੇ ਨਾਲ ਹੁੰਦਾ ਹੈ, ਲੇਕਿਨ ਮਨੁੱਖ ਦੇ ਅੰਤਸ਼ਕਰਨ ਦੀ ਦੁਨੀਆ, ਮਨ ਦੀ ਦੁਨੀਆ, ਉਸਦੇ ਉੱਤੇ ਅਗਰ ਅਹੰਕਾਰ ਰਾਜ ਕਰੇ ਤੋਂ ਨੀਤੀ ਦੇ ਵਿਚ, ਵਿਵਹਾਰ ਦੇ ਵਿਚ ਜੁਲਮ ਬਰਪਾ ਹੋ ਜਾਂਦਾ ਹੈ। ਅਹੰਕਾਰ ਦਾ ਮਤਲਬ 'ਮੈਂ ਹਾਂ', ਹੂੰ ਨਹੀਂ ਹੈ—ਅਹੋਂ। ਅਹੰਕਾਰੀ ਕਿਸੇ ਨੂੰ ਵੀ ਬਰਾਬਰੀ ਨਹੀਂ ਦਿੱਤੇ ਗਏ। ਅਹੰਕਾਰੀ ਹਰ ਇਕ ਨੂੰ ਪੈਰਾ ਥੱਲੇ ਰੱਖੇਗਾ। ਜੇ ਪੈਰਾਂ ਦੇ ਥੱਲੇ ਆਉਣ ਨੂੰ ਰਾਜੀ ਨਹੀਂ, ਉਸਦੀ ਗਰਦਨ ਕੁਚਲੀ ਜਾਵੇਗੀ, ਲਿਤਾੜੀ ਜਾਵੇਗੀ, ਪੈਰਾਂ ਦੇ ਥੱਲੇ ਲਿਆਂਦੀ ਜਾਏਗੀ। ਐਰ ਜਦ ਬਹੁ-ਗਿਣਤੀ ਵਿਚ ਮਨੁੱਖਤਾ ਅਹੰਕਾਰੀ ਹੋ ਜਾਏ, ਜ਼ੋਗਾਵਰ ਹੋ ਜਾਏ ਤਾਂ ਕਮਜ਼ੋਰ ਦਾ ਸਿਰ ਸ਼ਕਤੀਸ਼ਾਲੀ ਦੇ ਪੈਰਾਂ ਹੇਠ ਹੁੰਦਾ ਹੈ, ਅਹੰਕਾਰੀ ਦੇ ਪੈਰਾਂ ਦੇ ਥੱਲੇ ਹੁੰਦਾ ਹੈ, ਚਾਰੋਂ ਪਾਸੋਂ ਜੁਲਮ ਛਾ ਜਾਂਦਾ ਹੈ। ਐਸੇ ਦੌਰ ਕਈ ਦੜਾ ਲੰਘੇ ਨੇ ਜਦ ਸੱਤਾ ਅਹੰਕਾਰੀਆਂ ਕੌਲ ਆਈ ਹੈ। ਅਹੰਕਾਰੀ ਦਾ ਪੈਰ ਮਜ਼ਲੂਮਾਂ, ਗਰੀਬਾਂ, ਕਮਜ਼ੋਰਾਂ ਦੇ ਸਿਰ 'ਤੇ, ਗਰਦਨਾਂ ਲਿਤਾੜੀਆਂ ਗਈਆਂ। ਜਦ ਮਨ ਦੀ ਸੇਜਾ ਉੱਤੇ ਕਾਮ ਦਾ ਰਾਜ ਹੋਵੇ, ਵਾਸ਼ਨਾ ਦਾ ਰਾਜ ਹੋਵੇ ਅੰਤ ਬਹੁ-ਗਿਣਤੀ ਵਿਚ ਮਨੁੱਖਤਾ ਇਸ ਤਰ੍ਹਾਂ ਦੀ ਹੋ ਜਾਵੇ ਤੋਂ ਦੁਰਾਚਾਰ ਆਮ ਹੋ ਜਾਂਦਾ ਹੈ, ਸ਼ਰੇਆਮ ਹੋ ਜਾਂਦਾ ਹੈ। ਕਿਸੇ ਮੁਲਕ ਵਿਚ ਅਗਰ ਅਹੰਕਾਰ ਪ੍ਰਧਾਨ ਹੋਵੇਗਾ ਤਾਂ ਜੁਲਮ ਹੋ ਜੁਲਮ ਹੋਵੇਗਾ। ਕਿਸੇ ਮੁਲਕ ਵਿਚ ਅਗਰ ਵਾਸ਼ਨਾ, ਇਹ ਕਾਮ ਪ੍ਰਧਾਨ ਹੋਵੇਗਾ ਤੋਂ ਦੁਰਾਚਾਰ ਆਮ ਹੋਵੇਗਾ, ਸੜਕਾਂ 'ਤੇ ਐਰ ਸ਼ਰੇਆਮ ਬਾਗ-ਬਗੀਚਿਆਂ ਵਿਚ। ਕਿਸੇ ਵਕਤ ਭਾਰਤ ਵਿਚ ਵੀ ਕਾਮ-ਪ੍ਰਧਾਨਤਾ ਹੋ ਗਈ ਸੀ। ਰਹਿੰਦੇ ਤਾਂ ਪੱਜੇ ਵਿੱਤੇ ਮਨੁੱਖ ਦੇ ਪਾਸ ਨੇ, ਪਰ ਇਕ ਹਰ ਵਕਤ ਪ੍ਰਧਾਨ ਹੁੰਦਾ ਹੈ ਐਰ ਉਹ ਕੋਈ ਵੀ ਹੋ ਸਕਦਾ ਹੈ—ਅਹੰਕਾਰ ਹੋ ਸਕਦਾ ਹੈ, ਲੋਭ ਹੋ ਸਕਦਾ ਹੈ, ਕਾਮ ਹੋ ਸਕਦਾ ਹੈ ਅੰਤ ਜਦ ਕਾਮ-ਪ੍ਰਧਾਨ ਮਨੁੱਖਤਾ ਹੋ ਜਾਂਦੀ ਹੈ ਤਾਂ ਬਾਜ਼ਾਰਾਂ ਵਿਚ ਦੁਰਾਚਾਰ ਐਰ ਦੁਰਾਚਾਰ ਦੇ ਬਾਜ਼ਾਰ, ਫਿਰ ਪਰਿਵਾਰ ਵਿਚ ਦੁਰਾਚਾਰ, ਉਥੇ ਵੀ ਕੋਈ ਸ਼ਰਮ ਹਜਾ ਨਹੀਂ ਰਹਿ ਜਾਂਦੀ। ਐਰ ਫਿਰ ਧਾਰਮਿਕ ਮੰਦਿਰਾਂ ਵਿਚ ਦੁਰਾਚਾਰ। ਭਾਰਤ ਵਿਚ ਜਿਸ ਦੌਰ ਵਿਚ ਕਾਮ ਪ੍ਰਧਾਨ ਹੋ ਗਿਆ ਸੀ, ਉਸੇ ਦੌਰ ਵਿਚ ਕੋਨਾਹਕ ਦੇ ਮੰਦਿਰ ਬਣੇ, ਖਜੂਰਾਹੇ ਦੇ ਮੰਦਿਰ ਬਣੇ ਅੰਤ ਇਸ ਤਰ੍ਹਾਂ ਦੇ ਕਈ ਹੋਰ ਮੰਦਿਰ ਬਣੇ। ਸਾਰੇ ਮੰਦਿਰ

ਰਾਮ ਦੇ ਮੰਦਿਰ ਨਹੀਂ, ਕਾਮ ਦੇ ਮੰਦਿਰ ਨੇ। ਵਾਸ਼ਨਾ ਦੀਆਂ ਨਗਨ ਮੂਰਤੀਆਂ ਅੰਗ ਵਾਸ਼ਨਾ ਦੇ ਕ੍ਰਿਤ ਰੂਪ ਪੱਥਰਾਂ ਦੀਆਂ ਘੜੀਆਂ ਹੋਈਆਂ ਮੂਰਤੀਆਂ ਵਿਚ ਦੇਖਣ ਲਈ ਦੇਸ-ਪਰਦੇਸ ਤੋਂ ਦੁਨੀਆ ਪਹੁੰਚਦੀ ਹੈ। ਕੋਨਾਰਕ, ਖਜੂਰਾਂ, ਬਹੁਤ ਵੱਡੀ ਭੀੜ। ਇਹ ਵਾਸ਼ਨਾ ਉਸ ਸਮੇਂ ਪ੍ਰਦਰਸ਼ਿਤ ਹੋਈ ਸੀ, ਸ਼ਰੋਆਮ ਹੋਈ ਸੀ, ਨੁਮਾਇਸ਼ੀ ਬਣ ਗਈ ਸੀ, ਬਾਜ਼ਾਰ ਦੇ ਵਿਚ, ਬਾਜ਼ਾਰ ਵਿਚ ਤਾਂ ਕੀ, ਧਰਮ ਮੰਦਿਰਾਂ ਵਿਚ ਵੀ, ਮੰਦਿਰ ਹੀ ਕਾਮ ਦੇ ਬਣੇ। ਅੰਗ ਵਾਕਈ ਜਦ ਵਾਸ਼ਨਾ ਹੀ ਪ੍ਰਧਾਨ ਹੋ ਜਾਵੇ ਤਾਂ ਫਿਰ ਹਰ ਪਾਸੇ ਦੁਰਾਚਾਰ ਛਾ ਜਾਏਗਾ ਅੰਗ ਕਾਬਲੇ ਕਬੂਲ ਹੋ ਜਾਏਗਾ, ਕੋਈ ਗੁਨਾਹ ਨਹੀਂ, ਕੋਈ ਪਾਪ ਨਹੀਂ। ਇਨ੍ਹਾਂ ਧਾਰਮਿਕ ਮੰਦਿਰਾਂ ਵਿਚ ਐਸੀ ਐਸੀ ਝੀੜਾ ਹੁੰਦੀ ਰਹੀ, ਜਿਨ੍ਹਾਂ ਨੂੰ ਲਡਜਾਂ ਵਿਚ ਬਿਆਨ ਕਰਨਾ ਅੱਜ ਦੇ ਸਮੇਂ ਵਿਚ ਅੱਖਾ ਹੈ, ਜਿਸ ਨੂੰ ਸੁਣਨਾ ਸੁਣਾਣਾ ਵੀ ਕਠਿਨ ਹੈ। ਪਰ ਜੇ ਕਿਧਰੇ ਲੋਭ ਪ੍ਰਧਾਨ ਹੋਵੇ, ਬਹੁ-ਗਿਣਤੀ ਦੇ ਵਿਚ ਹੋਵੇ, ਤਾਕਤ ਦੇ ਵਿਚ ਹੋਵੇ, ਤਾਂ ਪਾਪ ਵਿਆਪਕ ਹੋ ਜਾਂਦਾ ਹੈ, ਛਾ ਜਾਂਦਾ ਹੈ ਚਾਰੋਂ ਪਾਸੇ। ਬਾਕੇਲੇ ਗੁਰੂ ਨਾਨਕ ਦੇਵ, ਅੱਜ ਦੇ ਦੌਰ ਵਿਚ ਮਨੁੱਖੀ ਦਿਲ 'ਤੇ ਰਾਜ ਕਰ ਰਿਹਾ ਹੈ ਲੋਭ :

ਲਬੁ ਪਾਪੁ ਦੁਇ ਰਾਜਾ ਮਹਤਾ ਕੂੜ੍ਹ ਹੋਆ ਸਿਕਦਾਰੁ ॥

ਕਾਮੁ ਨੇਥੁ ਸਦਿ ਪੁਛੀਐ ਬਹਿ ਬਹਿ ਕਰੇ ਬੀਚਾਰੁ ॥

(ਅਸਾ ਦੀ ਵਾਰ ਮ: ੧, ਪੰਨਾ 468)

ਲਬੁ (ਲੋਭ) ਰਾਜਾ ਹੈ, ਪਾਪ ਵਜੀਰ-ਆਜ਼ਮ ਹੈ, ਵਜੀਰ-ਆਜ਼ਮ ਰਾਜੇ ਦੇ ਨਾਲ ਹੈ, ਪਾਪ ਤੇ ਲੋਭ ਦੇ ਨਾਲ ਹੈ, ਜਹਾਂ ਲੋਭ ਤਹਾਂ ਪਾਪ। ਜਿਥੇ ਲੋਭ ਹੈ, ਉਥੇ ਪਾਪ ਹੈ। “ਲਬੁ ਪਾਪੁ ਦੁਇ ਰਾਜਾ ਮਹਤਾ” ਇਹ ਰਾਜਾ ਤੇ ਵਜੀਰ ਨੇ। ਮਨੁੱਖ ਦੇ ਮਨ 'ਤੇ ਰਾਜ ਕਰਦੇ ਨੇ ਲੋਭ ਤੇ ਪਾਪ। ਮਹਾਰਾਜ ਕਹਿੰਦੇ ਨੇ—“ਕੂੜ੍ਹ ਹੋਆ ਸਿਕਦਾਰੁ” ਚੌਪਰੀ ਕੌਣ ? ਝੂਠ, ਕੂੜ੍ਹ। ਲੋੜ ਵੀ ਨਹੀਂ, ਪਰ ਫਿਰ ਵੀ ਦੇਖਿਆ ਹੈ ਕਿ ਮਨੁੱਖ ਝੂਠ ਬੋਲ ਰਿਹਾ ਹੈ, ਕੂੜ੍ਹ ਬੋਲ ਰਿਹਾ ਹੈ ਅੰਗ ਵਿਆਪਕ ਪੱਧਰ 'ਤੇ ਝੂਠ। ਝੂਠੀ ਰਾਜਨੀਤੀ, ਝੂਠੇ ਪਰਿਵਾਰਿਕ ਸੌਲ ਅੰਗ ਝੂਠ 'ਤੇ ਖੜ੍ਹੇ ਹੋ ਗਏ ਧਾਰਮਿਕ ਬੋਲ। ਸੱਚ ਦੀ ਕੋਈ ਪਹਿਚਾਣ ਨਹੀਂ। ਸੱਤ ਕਹਿਲਾਉਣ ਦਾ ਸੌਕ ਹੈ, ਪਰ ਮਨ ਕਦੀ ਪ੍ਰਭੂ ਵਿਚ ਲੀਨ ਨਹੀਂ। ਮਾਲਾ ਹੱਥ ਵਿਚ ਦੋ ਦੋ, ਗਲ ਵਿਚ ਦੋ ਦੋ; ਪ੍ਰਦਰਸ਼ਨੀ, ਨੁਮਾਇਸ਼, ਸਭ ਝੂਠ, ਧਰਮ ਦੀ ਦੁਨੀਆ ਵਿਚ ਝੂਠ, ਰਾਜਨੀਤੀ ਵਿਚ ਝੂਠ, ਪਰਿਵਾਰਿਕ ਦੁਨੀਆ ਵਿਚ ਝੂਠ, ਇਹ ਚੌਪਰੀ ਹੈ :

ਕਾਮੁ ਨੇਥੁ ਸਦਿ ਪੁਛੀਐ..... ॥

ਜਦ ਕਦੀ ਲੋਭ ਨੂੰ ਲੋੜ ਪੈ ਜਾਏ, ਪਾਪ ਦੁਬਿਧਾ ਵਿਚ ਪੈ ਜਾਏ, ਕੁੜ
ਚੌਪਰੀ ਕਿਧਰੇ ਕਮਜ਼ੋਰ ਹੁੰਦਾ ਦਿਖਾਈ ਦੇਵੇ ਤਾਂ “ਕਾਮੁ ਨੇਸੁ ਸਦਿ ਪੁਛੀਐ”,
ਕਾਮ ਨੂੰ ਬੁਲਾ ਲਿਆ ਜਾਂਦਾ ਹੈ। “ਬਹਿ ਬਹਿ ਕਰੇ ਬੀਚਾਰੁ” ਲੋਭ ਵਿਚਾਰ
ਕਰਦਾ ਹੈ, ਪਾਪ ਨਾਲ, ਕਾਮ ਨਾਲ। ਅੰਰ ਕਾਮ ਐਸੀ ਵਿਚਾਰ ਦੇ ਦਿੰਦਾ
ਹੈ ਕਿ ਲੋਭ ਭੜਕ ਉਠਦਾ ਹੈ, ਜੋ ਮਦਦ ਕਰਦਾ ਹੈ:

ਅੰਧੀ ਰਘਤਿ ਗਿਆਨ ਵਿਹੁਣੀ ਭਾਹਿ ਭਰੇ ਮੁਰਦਾਰੁ ॥

(ਆਸਾ ਦੀ ਵਾਰ ਮ: ੧, ਪੰਨਾ 469)

ਅਗਿਆਨਤਾ ਦਾ ਅੰਧਕਾਰ ਹੈ। ਮਨੁੱਖ ਨੂੰ ਕੁਛ ਵੀ ਨਹੀਂ ਪਤਾ ਕਿ
ਕੌਣ ਮੇਰੇ 'ਤੇ ਰਾਜ ਕਰ ਰਿਹਾ ਹੈ ਅੰਰ ਲੋਭ ਮੁਰਦਾਰ ਖਾਣ ਲਈ ਮਜ਼ਬੂਰ
ਕਰ ਰਿਹਾ ਹੈ। ਲੋਭੀ ਦੀ ਤਰਜ਼ੇ ਜ਼ਿੰਦਗੀ ਇਸ ਤਰ੍ਹਾਂ ਹੈ ਕਿ ਗੁਰੂ ਅਰਜਨ
ਦੇਵ ਜੀ ਮਹਾਰਾਜ਼ ਫੁਰਮਾਨ ਕਰਦੇ ਨੇ:

ਅਕਰਣੰ ਕਰੋਤਿ ਅਖਾਦ੍ਰੂ ਖਾਦ੍ਰੂ ਅਸਾਜ੍ਜੂ ਸਾਜਿ ਸਮਜਕਾ ॥

ਲੋਭੀ ਉਹ ਕੁਝ ਕਰਦਾ ਹੈ, ਜੋ ਕੁਝ ਨਹੀਂ ਕਰਨਾ ਚਾਹੀਦਾ। ਉਹ ਉਹ
ਖਾਂਦਾ ਹੈ ਜੋ ਨਹੀਂ ਖਾਣਾ ਚਾਹੀਦਾ ਅਰ ਲੋਭੀ ਦੰਗ ਸਾਰਾ ਸਾਜ੍ਜੇ-ਸਾਮਾਨ ਮਲੀਨ
ਹੈ। ਲੋਭ-ਗ੍ਰਾਸੀ ਇਸ ਦੁਨੀਆ 'ਚ ਫਿਰ ਕਿਸ ਤਰ੍ਹਾਂ ਬਚਾਉ ਕਰੀਏ ? ਕਿਸ
ਤਰ੍ਹਾਂ ਪ੍ਰਭੂ ਦੀ ਪ੍ਰਾਪਤੀ ਹੋਵੇ, ਕਿਸ ਤਰ੍ਹਾਂ ਇਸ ਪਾਪ ਤੋਂ, ਇਸ ਅੰਧਕਾਰ ਤੋਂ,
ਮੁਰਦਾਰ ਖਾਣ ਤੋਂ ਬਚੀਏ ? ਤੇ ਧੈਨ ਗੁਰੂ ਅਰਜਨ ਦੇਵ ਜੀ ਮਹਾਰਾਜ਼ ਢੰਗਾ
ਪਏ ਦੱਸਦੇ ਨੇ :

ਤ੍ਰਾਹਿ ਤ੍ਰਾਹਿ ਸਰਣੰ ਸੁਆਮੀ ਬਿਗੁਪ੍ਰਿ ਨਾਨਕ ਹਰਿ ਨਰਹਰਹ ॥

ਹੋ ਸ਼ੁਆਮੀ ! ਤ੍ਰਾਹਿ ਤ੍ਰਾਹਿ ਕਰ ਕੇ ਆਸੀਂ ਤੇਹੀ ਸਰਣ ਆਏ ਹਾਂ। ਤੂੰ ਰੱਖ
ਲੈ, ਤੂੰ ਰੱਖ ਲੈ। ਅਰਦਾਸ ਤੋਂ ਬਿਨਾਂ, ਪ੍ਰਾਰਸਨਾ ਤੋਂ ਬਿਨਾਂ ਹੋਰ ਕੋਈ ਚਾਰਾ
ਨਹੀਂ। ਦਿਲ ਦੀ ਗਹਿਰਾਈ ਵਿੱਚੋਂ ਅਰਦਾਸ ਕਰੀਏ, ਪ੍ਰਭੂ ਰਖਵਾਲਾ ਹੋਏਗਾ।

•

ਮੋਹ

ਰੇ ਅਜਿਤ ਮੂਰ ਸੰਗਾਮੰ ਅਤਿ ਬਲਨਾ ਬਹੁ ਮਰਦਨਹ ॥
 ਗਣ ਤੀਧਰਬ ਦੇਵ ਮਾਨੁਖੁ ਪਸੁ ਪੰਥੀ ਬਿਮੇਹਨਹ ॥
 ਹਰਿ ਕਰਣਹਾਰੇ ਨਮਸਕਾਰੇ ਸਰਣੀ ਨਾਨਕ ਜਗਦੀਸੁਰਹ ॥

(ਸਲੋਕ ਸਹਸ਼ਿਤੀ ਮ: ੫, ਪੰਨਾ 1358)

ਗਿਆਨ ਦੇ ਅਥਾਰ ਸਾਗਰ ਧੈਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਮਹਾਰਾਜ਼, ਜਿਸ ਵਿਚ ਪਰਮਾਤਮਾ ਦੇ ਗੁਣ ਤੇ ਉਸ ਦੀਆਂ ਸਕਤੀਆਂ ਦਾ ਬੜੇ ਸੋਹਣੇ ਢੰਗ ਨਾਲ ਵਰਣਨ ਹੈ। ਲੇਕਿਨ ਨਾਲ ਹੀ ਮਨੁੱਖ ਦੀਆਂ ਕਮਜ਼ੋਰੀਆਂ, ਮਨੁੱਖ ਦੇ ਅਉਗੁਣ, ਇਨ੍ਹਾਂ ਦਾ ਵੀ ਨਿਖੇੜਾ ਕੀਤਾ ਗਿਆ ਹੈ ਤਾਂ ਕਿ ਮਨੁੱਖ ਨੂੰ ਆਪਣੀਆਂ ਕਮਜ਼ੋਰੀਆਂ ਦਾ ਪਤਾ ਚੱਲ ਸਕੇ। ਆਖਰ ਐਸਾ ਕੀ ਹੈ, ਜਿਸ ਕਰਕੇ ਪਰਮਾਤਮਾ ਨਹੀਂ ਪਿਲ ਰਿਹਾ? ਉਹ ਗੁਣਾਂ ਦਾ ਸਾਗਰ ਹੈ, ਮਨੁੱਖ ਔਗੁਣਾਂ ਦਾ ਸਾਗਰ ਹੈ। ਪਰਮਾਤਮਾ ਦੇ ਗੁਣ ਨਹੀਂ ਗਿਆਣੇ ਜਾਂਦੇ, ਮਨੁੱਖ ਦੇ ਅਉਗੁਣ ਵੀ ਗਿਆਣੇ ਅੰਖੇ ਨੇ :

ਜੇਤਾ ਸਮੁੰਦ੍ਰ ਸਾਗਰੁ ਨੌਰਿ ਭਰਿਆ ਤੇਤੇ ਅਉਗਣ ਹਮਾਰੇ ॥

(ਗਊੜੀ ਮ: ੫, ਪੰਨਾ 156)

ਉੱਜ ਤੇ ਅਨੰਤ ਅਉਗੁਣ ਨੇ ਪਰ ਮੂਲ ਕਮਜ਼ੋਰੀਆਂ, ਮੂਲ ਅਉਗੁਣ ਮਨੁੱਖ ਦੇ ਪੰਜ ਨੇ, ਜਿਨ੍ਹਾਂ ਨੂੰ ਇਸ ਤਰ੍ਹਾਂ ਗਣਤ ਵਿਚ ਲਿਆਇਆ ਜਾਂਦਾ ਹੈ—ਕਾਮ, ਕ੍ਰਿਧ, ਲੋਭ, ਮੋਹ, ਅਹੰਕਾਰ। ਧੈਨ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਸਹਸ਼ਿਤੀ ਸਲੋਕ, ਇਨ੍ਹਾਂ ਪੰਜ ਕਮਜ਼ੋਰੀਆਂ ਨੂੰ ਬੜੇ ਸੋਹਣੇ ਢੰਗ ਨਾਲ ਉਜਾਗਰ ਕਰ ਕੇ ਮਨੁੱਖ ਨੂੰ ਦਰਸਾਉਂਦੀ ਹੈ। ਇਨ੍ਹਾਂ ਅਉਗੁਣਾਂ ਨੂੰ ਗੁਣਾਂ ਵਿਚ ਬਦਲਣਾ ਹੈ। ਸਤਿਗੁਰ ਮੋਹ ਤੋਂ ਆਰੰਭ ਕਰਦੇ ਨੇ। ਮੋਹ, ਮੋਹ, ਮੋਹ। ਜੇ ਮੋਰਾ ਹੈ ਉਸ ਲਈ ਪਕੜ ਹੋ ਜਾਂਦੀ ਹੈ। ਉਸੇ ਪਕੜ ਨੂੰ ਕਹਿੰਦੇ ਨੇ ਮੋਹ। ਜੇ ਮੋਰਾ ਨਹੀਂ, ਉਸ ਨਾਲ ਮੋਹ ਵੀ ਨਹੀਂ, ਉਸ ਨਾਲ ਪਕੜ ਵੀ ਨਹੀਂ। ਜੇ ਮੋਰਾ ਹੈ, ਉਸ ਨੂੰ ਬੜੀ ਜਿਹੀ ਵੀ ਚੋਟ ਲੱਗ ਜਾਏ, ਖਰਾਸ ਲੱਗ ਜਾਏ, ਟੁੱਟ-ਬੁੱਜ ਜਾਏ, ਤੜਪ ਉਠਦੀ ਹੈ ਆਤਮਾ, ਚੀਖ ਉਠਦਾ ਹੈ ਮਨੁੱਖ। ਲੇਕਿਨ ਜੇ ਮੋਰਾ

ਨਹੀਂ, ਕੁਛ ਪਕੜ ਨਹੀਂ। ਜਿਸਦਾ ਮੋਹ ਨਹੀਂ, ਚਾਹੇ ਕੱਲ ਬਰਬਾਦ ਹੁੰਦਾ ਅੱਜ
 ਹੋ ਜਾਏ, ਕੱਲ ਮਿਟਦਾ ਅੱਜ ਮਿਟ ਜਾਏ, ਕੋਈ ਦੁੱਖ ਨਹੀਂ, ਕੋਈ ਸੰਤਾਪ ਨਹੀਂ।
 ਘਰ ਦੇ ਵਿਚ ਇਕ ਬੱਚਾ, ਮਾਸੂਮ ਬੱਚਾ ਬੀਮਾਰ ਪੈ ਗਿਆਂ। ਸਾਰਾ ਘਰ ਉਦਾਸ
 ਹੋ ਗਿਆ, ਮੋਹ ਹੈ, ਪਕੜ ਹੈ, ਮੇਰਾ ਹੈ। ਲੇਕਿਨ ਕਿਸੇ ਦੇਸ਼ ਵਿਚ ਮਹਾਮਾਰੀ,
 ਬੀਮਾਰੀ ਪੈ ਜਾਏ, ਸਾਰਾ ਸ਼ਹਿਰ ਬੀਮਾਰ ਪਿਆ ਹੈ, ਕੋਈ ਆਹ ਨਹੀਂ
 ਨਿਕਲਦੀ। ਕਿਉਂ? ਉਸ ਨਾਲ ਮੋਹ ਨਹੀਂ, ਉਹ ਮੇਰਾ ਨਹੀਂ, ਉਸ ਵਿਚ ਪਕੜ
 ਨਹੀਂ। ਰੱਤੀ ਜਿਹੀ ਵਸਤੂ ਟੁੱਟ ਭੱਜ ਜਾਏ, ਨੁਕਸਾਨ ਹੋ ਜਾਏ, ਆਹ ਨਿਕਲ
 ਜਾਂਦੀ ਹੈ। ਲੇਕਿਨ ਬਹੁਤ ਵੱਡੀਆਂ ਬਰਬਾਦੀਆਂ ਕਿਧਰੇ ਹੋ ਜਾਣ, ਮਗਰ ਉਸ
 ਵਿਚ ਮੋਹ ਨਹੀਂ; ਉਹ ਮੇਰਾ ਨਹੀਂ, ਤੇ ਕੋਈ ਆਹ ਨਹੀਂ ਨਿਕਲਦੀ, ਕੋਈ
 ਚੀਜ਼ ਨਹੀਂ ਨਿਕਲਦੀ, ਕੋਈ ਅਫਸੋਸ ਨਹੀਂ ਨਿਕਲਦਾ। ਜੇ ਮੇਰਾ ਹੈ, ਜਿਸ
 ਵਿਚ ਮੋਹ ਹੈ, ਅੱਜ ਨਹੀਂ ਤਾਂ ਕੱਲ ਸੰਬੰਧ ਟੁੱਟੇਗਾ। 'ਮੇਰੀ' ਖਰਮ ਹੈਣ ਨਾਲ
 ਸੰਬੰਧ ਟੁੱਟੇਗਾ ਯਾ ਜੇ ਮੇਰਾ ਹੈ ਉਸਦੇ ਖਰਮ ਹੈਣ ਨਾਲ ਸੰਬੰਧ ਟੁੱਟੇਗਾ। ਚਾਹੇ
 ਜੇ ਮੇਰਾ ਹੈ, ਉਹ ਟੁੱਟੇ ਯਾ ਮੈਂ ਟੁੱਟ ਜਾਵਾਂ, ਜਿਸ ਵਿਚ ਮੋਹ ਹੈ ਉਹ ਖਰਮ
 ਹੋ ਜਾਵੇ ਯਾ ਮੈਂ ਖਰਮ ਹੋ ਜਾਵਾਂ। ਰਿਸਤਾ ਤਾਂ ਟੁੱਟੇਗਾ, ਸੰਬੰਧ ਤਾਂ ਟੁੱਟੇਗਾ।
 ਬਸ ਇਸੇ ਹੀ ਟੁੱਟਣ ਦਾ ਸਾਰਾ ਕੰਮ ਹੈ। ਜੇ ਮੇਰਾ ਹੈ, ਉਸ ਵਿਚ ਮੋਹ ਹੈ ਅੱਤੇ
 ਜਿਸ ਵਿਚ ਮੋਹ ਹੈ, ਉਸ ਵਿਚ ਬਕੀ ਭਾਰੀ ਪਕੜ ਹੈ। ਪਰ ਕਿਤਨੀ ਵੀ
 ਪਕੜ ਕਿਉਂ ਨਾ ਹੋਵੇ, ਹੱਥ ਤਾਂ ਛੁੱਟੇਗੀ ਇਹ ਵਸਤੂ; ਜੇ ਕੁਛ ਵੀ ਹੈ, ਆਖਰ
 ਇਕ ਨਾ ਇਕ ਦਿਨ ਹੱਥਾਂ ਦੀ ਪਕੜ ਢਿੱਲੀ ਹੋਵੇਗੀ। ਜੇ ਪਕੜ ਦਿੱਲੀ ਨਾ
 ਹੋਈ ਤਾਂ ਜਿਸ ਨੂੰ ਪਕਿਆ ਹੈ, ਸ਼ਾਇਦ ਉਹ ਹੀ ਮੁਰਦਾ ਹੋ ਜਾਏ। ਆਖਰ
 ਸੰਬੰਧ ਟੁੱਟਣਾ ਹੀ ਹੈ। ਮਨੁੱਖ ਦਾ ਸਭ ਕੁਛ ਮੋਹ ਦਾ ਹੈ, ਮੇਰੇ ਦਾ ਹੈ ਅੱਤੇ
 ਜਿਤਨਾ ਮਨੁੱਖ ਮੇਰਾ ਮੇਰਾ ਕਰਦਾ ਹੈ, ਉਤਨਾ ਹੀ ਮੋਹ ਵਧਦਾ ਹੈ ਅੱਤੇ ਜਿਤਨਾ
 ਮੋਹ ਵਧਦਾ ਹੈ ਉਤਨਾ ਹੀ ਦੁਖੀ ਹੁੰਦਾ ਹੈ, ਬੇਚੈਨ ਹੁੰਦਾ ਹੈ, ਪਰੋਸ਼ਾਨ ਹੁੰਦਾ
 ਹੈ। ਇਹ ਮੋਹ ਲਾਲਚ ਹੈ, ਕਿਧਰੇ ਥੋੜਾ ਕਿਧਰੇ ਬਹੁਤਾ, ਕਿਧਰੇ ਬਹੁਤ ਹੀ
 ਜ਼ਿਆਦਾ। ਪ੍ਰਿਯਮ ਮੋਹ ਪਹਿਵਾਰ ਦਾ। ਸਹਿਜੇ ਸਹਿਜੇ, ਜੈਸੇ ਜੈਸੇ ਪਤਾ ਚਲਦਾ
 ਹੈ ਬੱਚੇ ਨੂੰ ਕਿ ਇਹ ਮੇਰਾ ਪਿਤਾ ਹੈ, ਇਹ ਮੇਰੀ ਮਾਂ ਹੈ, ਇਹ ਮੇਰੀ ਭੈਣ ਹੈ,
 ਇਹ ਮੇਰਾ ਭਰਾ ਹੈ ਅੱਤੇ ਜਿਤਨਾ ਪ੍ਰਤੀਤ ਹੁੰਦਾ ਹੈ 'ਮੇਰਾ ਹੈ, ਮੇਰਾ ਹੈ', ਉਤਨਾ
 ਹੀ ਮੋਹ ਵਧ ਜਾਂਦਾ ਹੈ, ਉਤਨੀ ਪਕੜ ਵਧ ਜਾਂਦੀ ਹੈ। ਅਗਾਂਹ ਚੱਲ ਕੇ
 ਮੇਰੀ ਪਤਨੀ, ਮੇਰਾ ਘਰ, ਮੇਰੀ ਧਨ ਸੰਪਦਾ, ਮੇਰੀ ਕੁਲ, ਮੇਰੀ ਮਾਣ-ਮਰਯਾਦਾ,
 ਮੇਰੀ ਸ਼ਕਤੀ, ਮੇਰੀ ਤਾਕਤ, ਮੇਰਾ ਸੁਹੋਪਣ, ਮੇਰੀ ਜ਼ਿੰਦਗੀ। 'ਮੇਰੀ' ਦਾ ਪਸਾਰਾ
 ਬਹੁਤ ਜ਼ਿਆਦਾ ਹੋ ਜਾਂਦਾ ਹੈ। ਮੋਹ ਦਾ ਫੈਲਾਓ ਜਿਤਨਾ ਵਧਦਾ ਹੈ, ਮਨੁੱਖ
 ਦਾ ਦੁੱਖ ਵੀ ਉਤਨਾ ਵਧਦਾ ਜਾਂਦਾ ਹੈ। ਮੋਹ-ਗੁਸ਼ਿਆ ਪ੍ਰਾਣੀ ਚੈਨ ਦੀ ਨੀਂਦ

ਨਹੀਂ ਸੌਂ ਸਕਦਾ। ਕਾਰਨ ? ਜਿਸ ਨਾਲ ਮੋਹ ਹੈ, ਜਿਸ ਦੇ ਉੱਤੇ 'ਮੇਰੀ' ਦੀ ਮੋਹਰ ਲਾਈ ਹੈ, ਆਪਾਰ ਇਹ ਮੋਹਰ ਮਿਟਦੀ ਹੈ। ਜਿਸ 'ਤੇ ਮੋਹਰ ਲਾਈ ਹੈ, ਉਹ ਵੀ ਮਿਟਦਾ ਹੈ। ਬਸ ਇਥੋਂ ਹੀ ਦੁੱਖ ਹੈ, ਇਥੋਂ ਹੀ ਬੇਚੈਨੀ ਹੈ, ਇਥੋਂ ਹੀ ਸੰਤਾਪ ਸ਼ੁਰੂ ਹੋ ਜਾਂਦੇ ਨੇ। ਦੋ ਚਾਰ ਉਦਾਹਰਣਾਂ ਰਾਹੀਂ ਮੈਂ ਸਪੱਸ਼ਟ ਕਰਨ ਦੀ ਕੋਸ਼ਿਸ਼ ਕਰ ਰਿਹਾ ਹਾਂ। ਮਾਂ-ਬਾਪ ਦਾ ਇਕਲੋਤਾ ਬੱਚਾ, ਗਾਲਿਓਨ ਪੰਜ ਛੇ ਵਰਿਆਂ ਦਾ, ਗ੍ਰੰਮ ਹੋ ਗਿਆ ਹੈ, ਨਹੀਂ ਲੱਭ ਰਿਹਾ। ਮਾਂ ਦੀਆਂ ਅੱਖਾਂ ਹਰ ਪਾਸੇ ਲੱਭ ਰਹੀਆਂ ਨੇ। ਪਿਤਾ ਦੇ ਪੈਰ ਹਰ ਪਾਸੇ ਦੌੜਦੇ ਨੇ। ਦਿਲ ਹਰ ਵਕਤ ਯਾਦ ਕਰ ਰਿਹਾ ਹੈ, ਅੱਖਾਂ ਛਮ ਛਮ ਹੋਣੂ ਪਈਆਂ ਵਗਾਉਂਦੀਆਂ ਨੇ। ਜੀਵਨ ਬਹੁਤ ਪੀੜਾ ਵਿਚ ਬਤੀਤ ਹੋ ਰਿਹਾ ਹੈ, ਜੋ ਮੇਰਾ ਸੀ, ਜਿਸ ਵਿਚ ਮੋਹ ਸੀ, ਵਿੱਛੋੜ ਗਿਆਂ। ਸਹਿਜੇ ਸਹਿਜੇ ਵਿੱਛੋੜੇ ਦਾ ਦੁੱਖ ਪੀਮਾ ਪੈਂਦਾ ਗਿਆ। ਕਿਉਂ ? ਕਹਿੰਦੇ ਨੇ ਸਮਾਂ ਸਭ ਕੁਛ ਵਿਚ ਪਾੜ ਪਾ ਦਿੰਦਾ ਹੈ, ਸਮਾਂ ਜ਼ਖਮਾਂ ਨੂੰ ਭਰ ਵੀ ਦਿੰਦਾ ਹੈ। ਤੋਂ ਬਹੁਤ ਸਮਾਂ ਲੰਘ ਗਿਆ। ਪੰਜ ਸਾਲ ਹੋ ਗਏ ਉਸ ਬੱਚੇ ਨੂੰ ਗ੍ਰੰਮ ਹੋਇਆ। ਅਚਾਨਕ ਅੱਜ ਕਿਸੇ ਨੇ ਦਰ 'ਤੇ ਦਸਤਕ ਦਿੱਤੀ ਅੰਤ ਉਸਨੇ ਆ ਕੇ ਦੱਸਿਆ ਕਿ ਤੁਹਾਡਾ ਜੋ ਬੱਚਾ ਕੁਛ ਸਮਾ ਪਹਿਲੇ ਗ੍ਰੰਮ ਹੋਇਆ ਸੀ, ਉਸ ਨੂੰ ਮੈਂ ਦੇਖਿਐ। ਜਿਸ ਹਾਰ ਦੀ ਗੱਲ ਤੁਸੀਂ ਕਹਿੰਦੇ ਸੀ, ਉਹ ਹਾਰ ਉਸਦੇ ਗਲ ਵਿਚ ਸੀ, ਆ ਕੇ ਦੇਖੋ। ਪੈਰ, ਕੁਝ ਹੁਲੌਆ, ਹਾਰ, ਰੰਗ-ਰੂਪ ਮੇਲ ਖਾਂਦਾ ਵੇਖ ਕੇ ਪਿਉ ਨੇ ਸੀਨੇ ਨਾਲ ਲਾਇਆ, ਮਾਂ ਨੇ ਅੱਖਾਂ ਵਿਚ ਵਸਾਇਆ। ਵਿੱਛੋੜਾ ਮਿਲਾਪ ਦੇ ਵਿਚ, ਸੁੱਖ ਵਿਚ ਬਦਲਿਆ। ਹੋਣੂ ਹਾਸਿਆ ਵਿਚ ਬਦਲੇ; ਮੁਰਣਾਣਾ, ਖੇੜੇ ਵਿਚ ਬਦਲਿਆ; ਦੱਖ, ਸੁੱਖ ਦੇ ਵਿਚ ਤਬਦੀਲ ਹੋਇਆ। ਪੰਜ ਸਾਲ ਦਾ ਵਿੱਛੋੜਾ ਮਾਂ ਨੇ ਮਮਤਾ ਛੱਲ੍ਹ ਛੱਲ੍ਹ ਕੇ ਛੱਲ੍ਹੀ। ਪਿਉ ਦੇ ਮਨ ਵਿਚ ਮਾਨੇ ਪਿਆਰ ਦੇ ਸਾਗਰ ਉਮਡ ਉਠੇ। ਵੇਖ ਵੇਖ ਕੇ ਮਾਂ ਦੀਆਂ ਅੱਖਾਂ ਰੱਜਦੀਆਂ ਨਹੀਂ, ਪਿਉ ਦਾ ਦਿਲ ਭਰਦਾ ਨਹੀਂ, ਪਾਲਨ-ਪੋਸਣ ਇਸ ਤਰ੍ਹਾਂ ਚੱਲ ਰਿਹੈ। ਦਿਨ ਲੰਘਦੇ ਗਏ। ਬੱਚਾ ਬਹੁਤ ਭੁਸ। ਉਸਨੂੰ ਇਤਨੀ ਮਮਤਾ ਮਿਲ ਗਈ, ਇਤਨਾ ਪਿਆਰ ਮਿਲ ਗਿਆ, ਉਹ ਵੀ ਖੇੜੇ ਵਿਚ, ਉਹ ਵੀ ਭੁਸ। ਮਾਂ ਨੂੰ ਬੱਚਾ ਮਿਲ ਗਿਆ, ਪਿਉ ਨੂੰ ਪੁੱਤਰ ਮਿਲ ਗਿਆ, ਉਨ੍ਹਾਂ ਦੀ ਵੀ ਪ੍ਰਸੰਨਤਾ। ਪਰ ਅੱਜ ਕਿਸੇ ਹੋਰ ਨੇ ਆ ਕੇ ਘਰ ਦੇ ਦਰ 'ਤੇ ਦਸਤਕ ਦਿੱਤੀ ਅੰਤ ਆਖਿਆ—ਜਿਸ ਬੱਚੇ ਨੂੰ ਤੁਸੀਂ ਲਿਆਏ ਸੀ, ਇਹ ਤੁਹਾਡਾ ਨਹੀਂ। ਤੁਹਾਡਾ ਬੱਚਾ ਤਾਂ ਮੈਂ ਦੇਖਿਆ ਹੈ, ਇਸ ਬੱਚੇ ਨੇ ਉਸ ਬੱਚੇ ਦੇ ਗਲ ਵਿੱਚੋਂ ਹਾਰ ਉਤਾਰ ਕੇ ਆਪਣੇ ਗਲ ਵਿਚ ਪਾ ਲਿਆ ਸੀ। ਆਓ, ਤੁਹਾਨੂੰ ਦਿਖਾਈਏ। ਜਦ ਜਾ ਕੇ ਮਾਂ ਨੇ ਵੇਖਿਆ, ਪਿਉ ਨੇ ਵੇਖਿਆ, ਹੁਲੌਆ ਬਹੁਤ ਮੇਲ ਖਾਂਦਾ ਸੀ, ਆਵਾਜ਼ ਮੇਲ ਖਾਂਦੀ ਸੀ, ਚਾਲ-ਚਾਲ ਮੇਲ ਖਾਂਦੀ ਸੀ। ਮਾਂ

ਨੇ ਸੀਨੇ ਦੇ ਨਾਲ ਲਾਇਆ, ਪਿਉ ਨੇ ਉੱਗਲ ਪਕੜੀ ਉਸ ਬੱਚੇ ਦੀ ਤੇ ਘਰ ਲੈ ਆਏ। ਨਜ਼ਰਾਂ ਹੁਣ ਲਿਆਂਦੇ ਬੱਚੇ 'ਤੇ ਟਿਕ ਗਈਆਂ, ਪਹਿਲੇ ਲਿਆਂਦੇ ਤੋਂ ਨਜ਼ਰਾਂ ਫਿਰ ਗਈਆਂ। ਹੁਣ ਅੱਖਾਂ ਵਿਚ ਤਾਂ ਉਸ ਲਈ ਥਾਂ ਨਹੀਂ ਸੀ, ਘਰ ਦੇ ਵਿਚ ਵੀ ਕੋਈ ਥਾਂ ਨਹੀਂ। ਧਾਰਾ ਮੇਹ ਦੀ ਬਦਲ ਗਈ, ਦੂਸਰੇ ਬੱਚੇ ਵਿਚ ਟਿਕ ਗਈ। ਮਾਤਾ ਤੇ ਪਿਤਾ ਦਾ ਸਾਰਾ ਪ੍ਰੇਮ, ਸਾਰੀ ਮਮਤਾ, ਇਸ ਨਵੇਂ ਲਿਆਂਦੇ ਬੱਚੇ ਉੱਤੇ ਟਿਕਣ ਲੱਗ ਪਈ। ਪਹਿਲਾ ਬੱਚਾ ਮਾਯੂਸ ਰਹਿਣ ਲੱਗ ਪਿਆ, ਦੁਖੀ ਰਹਿਣ ਲੱਗ ਪਿਆ। ਜਿਸ ਬੂਟੇ ਨੂੰ ਪਾਣੀ ਨਾ ਦਿਉ, ਕੁਮਲਾਣ ਲੱਗ ਪੈਂਦਾ ਹੈ। ਮਾਯੂਸ ਬੱਚਾ ਮਮਤਾ ਤੋਂ ਵਾਂਝਾ ਰਹਿਣ ਲੱਗ ਪਿਆ, ਪਿਆਰ ਤੋਂ ਵਾਂਝਾ ਰਹਿ ਗਿਆ, ਕੁਮਲਾਣ ਲੱਗ ਪਿਆ। ਦੂਜਾ ਬੱਚਾ ਪਿੜਨ ਲੱਗ ਪਿਆ, ਵਧਣ ਲੱਗ ਪਿਆ, ਪ੍ਰਭੁੱਲਤ ਹੋਣ ਲੱਗ ਪਿਆ। ਪਹਿਲਾਂ ਲਿਆਂਦਾ ਹੋਇਆ ਬੱਚਾ ਇਤਨਾ ਕੁਮਲਾਅ ਗਿਆ, ਇਤਨਾ ਮੁਰਝਾ ਗਿਆ, ਮੁਰਝਾ ਕੇ ਟੁੱਟ ਗਿਆ, ਮਿਟ ਗਿਆ। ਸੁੱਤਾ ਸੁੱਤਾ ਅਬਦੀ ਨੀਦ ਸੀ ਗਿਆ, ਹੋਸ਼ਾ ਦੀ ਨੀਦ ਸੀ ਗਿਆ। ਇਸ ਬੱਚੇ ਨੂੰ ਮੁਰਦਾ ਦੇਖ ਕੇ ਨਾ ਮਾਂ ਦੀਆਂ ਅੱਖਾਂ ਵਿਚ ਹੇਡ, ਨਾ ਪਿਉ ਦੇ ਦਿਲ ਵਿਚ ਹੋਕੇ। ਦਾਹ ਸੰਸਕਾਰ ਕਰ ਆਏ, ਕੋਈ ਗਾਮ ਨਹੀਂ, ਕੋਈ ਦੁੱਖ ਨਹੀਂ, ਕੋਈ ਸੰਤਾਪ ਨਹੀਂ। ਕਿਉਂ? ਕਿਉਂਕਿ ਇਸ ਨਾਲ ਮੇਰ ਨਹੀਂ। ਉਹ ਕਿਉਂ ਨਹੀਂ? ਕਿਉਂਕਿ ਮੇਰਾ ਨਹੀਂ। 'ਮੇਰੇ' ਨਾਲ ਮੇਰ ਹੁੰਦਾ ਹੈ, ਜੇ ਮੇਰਾ ਨਹੀਂ, ਉਸ ਨਾਲ ਕਾਹਦਾ ਸੇਹ। ਲੇਕਿਨ ਦਾਹ ਸੰਸਕਾਰ ਕਰ ਕੇ ਅਜੇ ਘਰ ਆਏ ਹੀ ਨੇ ਕਿ ਇਕ ਸੱਜਣ ਨੇ ਆ ਕੈ ਦੱਸਿਆ ਕਿ ਮਿੱਤਰੇ, ਜਿਸ ਬੱਚੇ ਦਾ ਦਾਹ ਸੰਸਕਾਰ ਕਰ ਕੇ ਆਏ ਹੋ, ਉਹ ਹੀ ਤੁਹਾਡਾ ਪੁੱਤਰ ਸੀ, ਜਿਸ ਨੂੰ ਲੈ ਕੇ ਆਏ ਹੋ, ਇਹ ਨਹੀਂ ਹੈ ਤੁਹਾਡਾ। ਸ਼ਬਦ ਮਹੱਦੀਆ ਕਰ ਦਿੱਤੇ ਨੇ। ਢਾਹਾਂ ਮਾਰ ਕੇ ਰੇ ਉਠੀਂ ਮਾਂ। ਚੀਜ਼ਾਂ ਨਿਕਲ ਗਈਆਂ ਪਿਤਾ ਦੀਆਂ। ਸਾਰਾ ਘਰ ਗਾਮਾ ਦਾ ਸਾਗਰ ਬਣ ਗਿਆ, ਮਰਘਟ ਬਣ ਗਿਆ। ਹੁਣੋਂ ਜਿਸ ਘਰ ਦੇ ਵਿਚ ਭੁਸੀਆਂ ਦੇ ਫੁੱਲ ਖਿੜੇ ਹੋਏ ਸਨ, ਹੁਣ ਦੁੱਖਾਂ ਦੇ ਕੰਡਿਆਂ ਤੋਂ ਇਲਾਵਾ ਕੁਛ ਵੀ ਨਹੀਂ। ਹੁਣੋਂ ਜਿਥੇ ਭੁਸੀਆਂ ਦੀ ਰੋਸ਼ਨੀ ਸੀ, ਹੁਣ ਦੁੱਖਾਂ ਦੇ ਅੰਧੇਰਿਆਂ ਤੋਂ ਇਲਾਵਾ ਕੁਛ ਵੀ ਨਹੀਂ। ਮਾਂ ਆਪਣੇ ਕੋਸ ਪੁੱਟਦੀ ਹੈ, ਪਿਤਾ ਆਪਣਾ ਸਿਰ ਦੀਵਾਰ ਨਾਲ ਮਾਰਦਾ ਹੈ। ਸਾਡੇ ਬਗੀਚੇ ਦਾ ਫੁੱਲ ਮੁਰਝਾ ਗਿਐ; ਉਹ ਤਾਂ ਮੇਰਾ ਸੀ, ਮੁਰਝਾ ਗਿਐ; ਉਹ ਤਾਂ ਮੇਰਾ ਸੀ, ਟੁੱਟ ਗਿਐ; ਉਹ ਤਾਂ ਮੇਰਾ ਸੀ, ਜਾਂਦਾ ਰਿਹਾ। ਤੇ ਦੁੱਖ ਤਾਂ ਮੇਰੇ ਦਾ ਹੈ। ਭਾਵੇਂ ਇਕ ਲੜਕਾ ਸਾਹਮਣੇ ਖੜਕਾ ਹੈ, ਇਹ ਮੇਰਾ ਨਹੀਂ, ਉਸ ਨਾਲ ਮੇਰ ਵੀ ਟੁੱਟ ਗਿਐ। ਤੇ ਇਸ ਉਦਾਹਰਣ ਨਾਲ ਸਪੱਸ਼ਟ ਹੋ ਗਿਆ ਕਿ ਜੇ ਮੇਰਾ ਹੈ, ਉਸ ਵਿਚ ਮੇਰ ਹੈ ਅੰਤ ਜਿਸ ਵਿਚ ਮੇਰ ਹੈ ਉਸ ਦੀ ਛੋਟੀ ਜਿਹੀ ਖਰਾਸ਼

ਵੀ ਬਰਦਾਸ਼ਤ ਨਹੀਂ ਹੋਵੇਗੀ। ਪਰ ਜਿਸ ਵਿਚ ਮੋਹ ਨਹੀਂ, ਔਰ ਜੋ ਮੇਰਾ ਨਹੀਂ, ਰੋਜ਼ਾ ਰੋਜ਼ਾ ਹੋ ਜਾਏ ਟੁੱਟ ਕੇ, ਤਾਂ ਵੀ ਕੋਈ ਦੁੱਖ ਨਹੀਂ, ਤਾਂ ਵੀ ਕੋਈ ਸੰਤਾਪ ਨਹੀਂ। ਸੰਤਾਪ, ਮੋਹ, ਦੁੱਖ ਇਹ ਸਾਰੇ ਉਥੇ ਇਕੱਠੇ ਹੋ ਜਾਂਦੇ ਨੇ, ਜਿਥੇ 'ਮੇਰੇ' ਦੀ ਮੋਹਰ ਲੱਗ ਜਾਂਦੀ ਹੈ। ਮੇਰਾ ਘਰ, ਮੇਰੀ ਕੁਲ, ਮੇਰੀ ਇੱਜਤ, ਮੇਰੀ ਮਾਣ-ਮਰਯਾਦਾ, ਮੇਰੀ ਧਨ-ਸੰਪਦਾ। ਸੌ, ਜੋ ਮੇਰਾ ਨਹੀਂ, ਉਸ ਨਾਲ ਮੋਹ ਨਹੀਂ। ਦਰਅਸਲ ਮਨੁੱਖ ਨੇ 'ਮੇਰੇ' ਦੀ ਮੋਹਰ ਮਿਥਿਆ 'ਤੇ ਲਾਈ ਹੈ। ਇਹ 'ਮੇਰੇ' ਦੀ ਮੋਹਰ ਸੱਚ 'ਤੇ ਨਹੀਂ ਲਾ ਸਕਿਆ। ਵਾਕਈ ਮਨੁੱਖ ਇਸ ਨੂੰ ਇਵੇਂ ਵੀ ਕਹਿ ਸਕਦਾ ਹੈ ਕਿ ਪ੍ਰਭੂ ਮੇਰਾ ਹੈ, ਪਰਮਾਤਮਾ ਮੇਰਾ ਹੈ; ਪਰਮਾਤਮਾ। ਤੂੰ ਮੇਰਾ ਹੈ। ਐਸਾ ਹੈ ਕਿ ਅਗਰ ਸਾਰੀ ਕਾਇਨਾਤ ਵੀ ਉਸਨੂੰ ਆਖੇ ਕਿ ਮੇਰਾ ਹੈ, ਤਾਂ ਵੀ ਉਹ ਵਧਦਾ ਨਹੀਂ, ਘਟਦਾ ਨਹੀਂ, ਸਭ ਦੋ ਹਿੱਸੇ ਯਕਸਾਂ ਆਉਂਦਾ ਹੈ, ਇੱਕੋ ਜਿਹਾ ਆਉਂਦਾ ਹੈ। ਲੋਕਿਨ ਮੋਹ ਇਕ ਐਸਾ ਪਰਦਾ ਹੈ, ਇਕ ਐਸਾ ਗਿਆਲ ਹੈ, ਜਿਸ ਕਾਰਨ ਇਹ ਮਿਥਿਆ ਨੂੰ ਗਲ ਨਾਲ ਲਾਉਂਦਾ ਹੈ ਔਰ ਸੱਚ ਤੋਂ ਕਿਸੇ ਦੂਰ ਭੱਜਦਾ ਹੈ। ਇਸ ਤਰ੍ਹਾਂ ਜਿੰਦਗੀ ਮੋਹ ਦੇ ਦੱਢਕਾਲ ਵਿਚ ਫਸ ਕੇ ਰਹਿ ਜਾਂਦੀ ਹੈ, ਮੋਹ ਦੇ ਖੂਹ ਵਿਚ ਛੁੱਬ ਕੇ ਰਹਿ ਜਾਂਦੀ ਹੈ। ਔਰ 'ਮੇਰੇ' ਦਾ ਵਿਸਥਾਰ ਕੇਵਲ ਮਨੁੱਖਾਂ ਤਕ ਹੀ ਸੀਮਿਤ ਨਹੀਂ ਕਿ ਮੇਰਾ ਭਰਾ ਹੈ, ਮੇਰੀ ਮਾਂ, ਮੇਰਾ ਧਿਤਾ, ਮੇਰੀ ਪਤਨੀ ਹੈ, ਮੇਰੇ ਬੱਚੇ ਹਨ, ਅਗਾਂਹ ਚੱਲ ਕੇ ਇਹ ਸੰਪਦਾ 'ਤੇ ਹੋ ਜਾਂਦਾ ਹੈ, ਧਨ 'ਤੇ ਹੋ ਜਾਂਦਾ ਹੈ। ਮੌਜੂਦਾ ਦੌਰ ਵਿਚ ਮਨੁੱਖਾਂ 'ਤੇ ਵਿਸ਼ਵਾਸ ਕੁਝ ਘਟਦਾ ਜਾ ਰਿਹਾ ਹੈ। ਮਨੁੱਖ ਦੀ ਮਨੁੱਖ ਨਾਲ ਪਕਤ ਘਟਦੀ ਜਾ ਰਹੀ ਹੈ। ਮਨੁੱਖ ਜਿਆਦਾ ਹੁੰਦਾ ਜਾ ਰਿਹਾ ਹੈ, ਚੰਚਲ ਹੁੰਦਾ ਜਾ ਰਿਹਾ ਹੈ, ਬੌਧਿਕ ਹੁੰਦਾ ਜਾ ਰਿਹਾ ਹੈ। ਔਰ ਜਿਤਨਾ ਬੌਧਿਕ ਹੁੰਦਾ ਜਾ ਰਿਹਾ ਹੈ, ਮਨੁੱਖ ਦੀ ਪਕਤ ਮਨੁੱਖ ਨਾਲ ਧਨ-ਸੰਪਦਾ ਦੀ ਹੁੰਦੀ ਜਾ ਰਹੀ ਹੈ। ਪੁੱਤਰ ਧੇਖਾ ਦੇ ਸਕਦਾ ਹੈ, ਭਰਾ ਮੂੰਹ ਫੇਰ ਸਕਦਾ ਹੈ, ਲੋਕਿਨ ਧਨ ਧੇਖਾ ਨਹੀਂ ਦੇ ਸਕਦਾ, ਮੂੰਹ ਨਹੀਂ ਫੇਰ ਸਕਦਾ, ਜੈਸੇ ਇਸ ਨੂੰ ਚਾਹਾਂਗੇ ਵਰਤ ਸਕਦੇ ਹਨ, ਪਰ ਪੁੱਤਰ ਨੂੰ ਵਰਤਣਾ ਚਾਹੀਏ, ਨਹੀਂ ਵਰਤ ਸਕਾਂਗੇ। ਜੈਸੇ ਪਤੀ ਨੂੰ ਆਪੀਏ ਜਾਂ ਪਤਨੀ ਨੂੰ ਕੁਝ ਕਹੀਏ, ਲਾਜ਼ਮੀ ਨਹੀਂ ਕਿ ਹੌਲ ਇਕ ਦੂਸਰੇ ਦੀ ਮੰਨਣ। ਕਿਸੇ ਥਾਂ 'ਤੇ ਨੌਕਰ ਵੀ ਇਨਕਾਰੀ ਹੋ ਸਕਦਾ ਹੈ। ਤੇ ਇਸ ਸਦੀ ਵਿਚ ਮਨੁੱਖ ਦਾ ਮੇਰ ਧਨ-ਸੰਪਦਾ ਨਾਲ ਜਿਆਦਾ ਹੋ ਗਿਆ ਹੈ, ਪਦਾਰਥਾਂ ਨਾਲ ਜਿਆਦਾ ਹੋ ਗਿਆ ਹੈ। ਔਰ ਸਹਿਜੇ ਸਹਿਜੇ ਹਾਲਾਤ ਐਸੇ ਬਣ ਰਹੇ ਹਨ ਕਿ ਧਨ ਦੀ ਭਾਤਰ, ਸੰਪਦਾ ਦੀ ਭਾਤਰ, ਪਦਾਰਥਾਂ ਦੀ ਭਾਤਰ, ਭਰਾ ਭਰਬਾਨ ਕੀਤੇ ਜਾ ਸਕਦੇ ਹਨ, ਮਾਂ-ਬਾਪ ਛੋੜੇ ਜਾ ਸਕਦੇ ਹਨ, ਪੁੱਤਰਾਂ ਤੋਂ ਵੀ ਮੁੰਹ ਮੌਜੂਦ ਜਾ ਸਕਦੇ ਹਨ ਔਰ ਪਤੀ ਤੇ ਪਤਨੀ ਦੇ ਵਿਚਕਾਰ ਪਾੜ ਪੈ

ਸਕਦਾ ਹੈ, ਦੀਵਾਰਾਂ ਖੜ੍ਹੀਆਂ ਹੋ ਸਕਦੀਆਂ ਨੇ। ਜਦ ਵੀ ਇਨ੍ਹਾਂ ਰਿਸਤਿਆਂ ਵਿਚ ਦਰਾੜ ਦੇਖੋ, ਦੀਵਾਰ ਦੇਖੋ ਤੇ ਬਹੁ-ਗਿਣਤੀ ਵਿਚ ਕਾਰਨ ਧਨ ਹੀ ਦਿਖਾਈ ਦਿੰਦਾ ਹੈ। ਧਨ ਦੀ ਪਕੜ ਜ਼ਿਆਦਾ, ਧਨ ਨਾਲ ਮੋਹ ਜ਼ਿਆਦਾ ਔਰ ਜਿਤਨਾ ਜ਼ਿਆਦਾ ਕਿ ਇਸ ਦੇਸ਼ ਵਿਚ ਤਾਂ ਧਨ ਦੀ ਪੂਜਾ ਹੁੰਦੀ ਹੈ। ਸਭ ਤੋਂ ਵੱਡਾ ਤਿਉਹਾਰ ਦੀਵਾਲੀ, ਤੇ ਦੀਵਾਲੀ ਵਾਲੇ ਦਿਨ ਲਕਸ਼ਮੀ ਪੂਜਨ, ਧਨ ਦੀ ਪੂਜਾ, ਮਾਂ ਦੀ ਪੂਜਾ ਕੋਈ ਨਹੀਂ ਕਰਦਾ, ਪਿਤਾ ਦੀ ਪੂਜਾ ਕੋਈ ਨਹੀਂ ਕਰਦਾ, ਪੁੱਤਰਾਂ ਦੀ ਪੂਜਾ ਕੋਈ ਨਹੀਂ ਕਰਦਾ, ਪਤਨੀ ਦੀ ਪੂਜਾ ਕੋਈ ਨਹੀਂ ਕਰਦਾ। ਪਤੀ ਦੀ ਪੂਜਾ ਕੋਈ ਨਹੀਂ ਕਰਦੀ ਪਤਨੀ, ਧਨ ਦੀ ਪੂਜਾ ਹੀ ਹੁੰਦੀ ਹੈ। ਔਰ ਮੂਲ ਕਾਰਨ ਕਿ ਧਨ ਨੂੰ ਜਿਤਨਾ ਵੀ ਜ਼ਿਆਦਾ ਵਰਤੀਏ, ਧਨ ਨਾਂਹ ਨਹੀਂ ਕਰਦਾ। ਧਨ ਨੂੰ ਜਿਥੇ ਵੀ ਰੱਖੀਏ ਔਰ ਜਿਵੇਂ ਵੀ ਇਸਦਾ ਇਸਤੇਮਾਲ ਕਰੀਏ, ਧਨ ਕੋਈ ਹੀਲ ਹੁੱਜਤ ਨਹੀਂ ਕਰਦਾ। ਤੇ ਇਸ ਸਦੀ ਦੇ ਵਿਚ ਤਾਂ ਇਹ ਪਕੜ ਸਿਖਰਤਾ 'ਤੇ ਹੈ, ਬੜੀ ਪ੍ਰਭਲ ਹੈ। ਇਸ ਤੋਂ ਥੱਲੇ ਪਰਿਵਾਰ ਦੀ ਪਕੜ, ਕੁਲ ਦੀ ਪਕੜ, ਮਾਣ-ਮਰਯਾਦਾ ਦੀ ਪਕੜ ਔਰ ਫਿਰ ਆਪਣੇ ਤਨ ਦੀ ਪਕੜ, ਆਪਣੇ ਰੂਪ ਦੀ ਪਕੜ, ਆਪਣੇ ਜੋਬਨ ਦੀ ਪਕੜ। ਤੇ ਮੋਹ ਦਾ ਇਕ ਵੱਡਾ ਵਿਸਥਾਰ ਹੈ ਔਰ ਐਸਾ ਜਾਪਦਾ ਹੈ ਕਿ ਜੈਸੇ ਮੋਹ ਨੂੰ ਨਾਪਣਾ ਅੰਖਾ ਹੈ, ਇਵੇਂ ਹੀ ਮਨੁੱਖਾਂ ਦੇ ਦੁੱਖਾਂ ਨੂੰ ਵੀ ਨਾਪਣਾ ਅੰਖਾ ਹੈ। ਤਦ ਹੀ ਤਾਂ ਧੇਨ ਗੁਰੂ ਅਰਜਨ ਦੇਵ ਜੀ ਮਹਾਰਾਜ ਫਰਮਾਨ ਕਰਦੇ ਨੇ—ਹੇ ਮੋਹ! ਤੂੰ ਬੜਾ ਹੀ ਬਲਵਾਨ ਹੈ। ਹੇ ਮੋਹ! ਤੂੰ ਬਹੁਤ ਹੀ ਸ਼ਕਤੀਸ਼ਾਲੀ ਹੈ, ਤੂੰ ਆਪਣਾ ਜਾਲ ਸਾਰਿਆਂ 'ਤੇ ਪਾਇਆ ਹੋਇਆ ਹੈ। ਤੂੰ ਸਾਰਿਆਂ ਨੂੰ ਆਪਣੇ ਜਾਲ ਵਿਚ ਛਸਾ ਕੇ ਰੱਖਿਆ ਹੋਇਆ ਹੈ। ਮੌਹ ਨੂੰ ਘੁੰਮਣ-ਘੇਰੀ ਵੀ ਕਹਿੰਦੇ ਨੇ ਸਿਆਣੇ ਲੋਕ। ਪ੍ਰਾਸ ਕਰਕੇ ਦਰਿਆਵਾਂ ਦੇ ਕੰਢੇ 'ਤੇ, ਜਿਥੇ ਪਾਣੀ ਘੁੰਮ ਰਿਹਾ ਹੋਵੇ, ਲਾਜ਼ਮੀ ਉਸੇ ਖੱਡਾ ਹੁੰਦਾ ਹੈ। ਚਾਰੋਂ ਪਾਸੇ ਦਾ ਪਾਣੀ ਉਸ ਖੱਡੇ ਨੂੰ ਪਕੜਨ ਲਈ ਦੌੜਦਾ ਹੈ ਔਰ ਜੈਸੇ ਹੀ ਉਸ ਖੱਡੇ ਨੂੰ ਭਰਨ ਲਈ ਪਾਣੀ ਦੌੜਦਾ ਹੈ, ਪਾਣੀ ਦਾ ਘੇਰਾ ਬਣ ਜਾਂਦਾ ਹੈ, ਪਾਣੀ ਘੁੰਮਣ ਲੱਗ ਪੈਂਦਾ ਹੈ, ਉਸੇ ਨੂੰ ਕਹਿੰਦੇ ਨੇ—ਘੁੰਮਣ-ਘੇਰੀ। ਸਿਆਣੇ ਤੈਰਾਕ ਵੀ ਜਾਣਦੇ ਨੇ ਕਿ ਅਗਰ ਕੋਈ ਉਸ ਘੁੰਮਣ-ਘੇਰੀ ਵਿਚ ਫਸ ਰਿਆ, ਨਿਕਲ ਨਹੀਂ ਸਕਦਾ। ਹਾਂ, ਉਦੋਂ ਨਿਕਲਦਾ ਹੈ, ਜਦੋਂ ਸਰੀਰ ਵਿੱਚੋਂ ਪਾਣ ਨਿਕਲ ਜਾਂਦੇ ਨੇ। ਜਿਤਨਾ ਕੋਈ ਜਤਨ ਕਰਦਾ ਹੈ ਨਿਕਲਣ ਦਾ, ਉਤਨਾ ਹੀ ਉਸ ਘੁੰਮਣ-ਘੇਰੀ ਵਿਚ ਫਸਦਾ ਹੈ, ਉਤਨਾ ਹੀ ਛੁੱਕਦਾ ਹੈ, ਉਤਨਾ ਹੀ ਗੋਤੇ ਖਾਦਾ ਹੈ ਔਰ ਜਿਤਨਾ ਸੰਘਰਸ਼ ਕਰਦਾ ਹੈ, ਉਤਨੇ ਹੀ ਪ੍ਰਾਣ ਨਿਕਲਣੇ ਸ਼ੁਰੂ ਹੋ ਜਾਂਦੇ ਹਨ ਔਰ ਜਦ ਸਾਰੇ ਪ੍ਰਾਣ ਨਿਕਲ

ਜਾਂਦੇ ਨੇ, ਤਦ ਇਹ ਘੁੰਮਣ-ਘੇਰੀ ਵਿੱਚੋਂ ਨਿਕਲਦਾ ਹੈ। ਪਰਿਵਾਰ ਦਾ ਮੋਹ, ਧਨ ਦਾ ਮੋਹ, ਸੰਪਦਾ ਦਾ ਮੋਹ, ਜੀਵਨ ਦਾ ਮੋਹ, ਮਾਣ-ਮਰਯਾਦਾ ਦਾ ਮੋਹ, ਐਸੀ ਘੁੰਮਣ-ਘੇਰੀ ਹੈ ਕਿ ਜਨਮ ਲੈ ਕੇ ਜਦ ਮਨੁੱਖ ਮੋਹ ਦੀ ਘੁੰਮਣ-ਘੇਰੀ ਵਿਚ ਫਸਦਾ ਹੈ, ਤਾਂ ਮਰਨ ਤੋਂ ਬਾਅਦ ਹੀ ਉਸ ਘੁੰਮਣ-ਘੇਰੀ ਵਿੱਚੋਂ ਨਿਕਲਦਾ ਹੈ। ਔਰ ਇਹ ਇਥੇ ਹੀ ਬਸ ਨਹੀਂ, ਅੱਗੇ ਵੀ ਜਨਮ-ਮਰਨ ਦੀ ਘੁੰਮਣ-ਘੇਰੀ ਹੈ। ਫਿਰ ਜਨਮ ਹੋਣਾ ਹੈ, ਫਿਰ ਘੁੰਮਣ-ਘੇਰੀ, ਇਸ ਤਰ੍ਹਾਂ ਅਨੰਤ ਜਨਮ ਘੁੰਮਣ-ਘੇਰੀ ਵਿਚ ਫਸਦਾ ਹੈ, ਮਰਦਾ ਹੈ, ਮਰਦਾ ਹੈ, ਫਸਦਾ ਹੈ। ਇਸ ਤਰ੍ਹਾਂ ਅਨੰਤ ਜਨਮ ਦੁੱਖਾਂ ਵਿਚ ਬਤੀਰ ਹੁੰਦੇ ਨੇ। ਅਨੰਤ ਜਨਮਾਂ ਦਾ ਸੰਤਾਪ ਮਨੁੱਖ ਦੇ ਕੋਲ ਜਮ੍ਹਾਂ ਹੁੰਦਾ ਜਾ ਰਿਹਾ ਹੈ। ਠੀਕ ਹੀ ਆਖਿਆ ਹੈ ਕਿ ਮੋਹ ਘੁੰਮਣ-ਘੇਰੀ ਹੈ। ਭਰਬਗੀ ਨੇ ਠੀਕ ਹੀ ਆਖਿਆ ਹੈ ਕਿ ਮੋਹ ਇਕ ਐਸੀ ਘੁੰਮਣ-ਘੇਰੀ ਹੈ, ਜਿਸ ਵਿਚ ਮਨੁੱਖ ਫਸ ਕੇ ਰਹਿ ਜਾਂਦਾ ਹੈ, ਜਿਸ ਵਿਚ ਮਨੁੱਖ ਤੜਪ ਕੇ ਰਹਿ ਜਾਂਦਾ ਹੈ ਅੱਤੇ ਜਿਉਂਦੇ ਜੀਅ ਨਿਕਲਣਾ ਉਸ ਲਈ ਓਖਾ ਹੈ ਜਾਂਦਾ ਹੈ, ਕਠਿਨ ਹੋ ਜਾਂਦਾ ਹੈ। ਲਿਹਾਜ਼ਾ ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ਼ ਨੇ ਮੋਹ ਨੂੰ ਜੋ ਪਹਿਲ ਦਿੱਤੀ ਹੈ, ਇਥੋਂ ਹੀ ਮਨੁੱਖ ਦੀਆਂ ਮੂਲ ਕਮਜ਼ੋਰੀਆਂ ਦਾ ਆਰੰਭ ਕਰਦੇ ਨੇ। ਇਹ ਠੀਕ ਹੀ ਹੈ ਅੱਤੇ ਵਾਕਈ ਇਹ ਹੀ ਇਕ ਐਸਾ ਚੱਕਰ ਹੈ, ਇਹ ਹੀ ਇਕ ਐਸਾ ਘੇਰਾ ਹੈ, ਜਿਸ ਵਿਚ ਮਨੁੱਖ ਫਸਦਾ ਹੈ ਅੱਤੇ ਨਿਕਲਣਾ ਕਠਿਨ ਹੋ ਜਾਂਦਾ ਹੈ। ਅਸੀਂ ਨੱਥੇ ਸਾਲ ਦਾ ਵੀ ਮਨੁੱਖ ਹੋ ਜਾਏ, ਸੌ ਸਾਲ ਦਾ ਵੀ ਮਨੁੱਖ ਹੋ ਜਾਏ, ਜੀਵਨ ਦਾ ਮੋਹ, ਸੰਬੰਧੀਆਂ ਦਾ ਮੋਹ, ਧਨ-ਸੰਪਦਾ ਦਾ ਮੋਹ ਛੋੜਦਾ ਨਹੀਂ, ਮਨੁੱਖ ਹੋਰ ਹੋਰ ਫਸਦਾ ਜਾਂਦਾ ਹੈ।

ਜਦ ਕਦੀ ਐਸੀ ਵਿਚਾਰ ਚੱਲੇ, ਮੈਨੂੰ ਇਕ ਹੋਰ ਬਿਰਧ ਮਾਤਾ ਚੇਤੇ ਆਉਂਦੀ ਹੈ। ਗ੍ਰਾਲਿਬਨ 90 ਸਾਲ ਦੀ, ਕੁਬੜਾ ਸਰੀਰ, ਹੱਡੀਆਂ ਦਾ ਢਾਂਚਾ, ਬੜੀ ਮੁਸ਼ਕਲ ਨਾਲ ਚੱਲ ਕੇ ਮੇਰੇ ਕੋਲ ਆਈ। ਹੱਥ ਜੱਜ ਕੇ ਕਹਿਣ ਲੱਗੀ—ਗਿਆਨੀ ਜੀ, ਮੇਰੇ ਲਈ ਅਰਦਾਸ ਕਰੋ। ਮੈਂ ਸੋਚੀ ਪੈਂਗਿਆ ਕਿ ਚੋਲਾ ਪੁਰਾਣਾ ਹੈ ਗਿਆਂ ਸਰੀਰ ਦਾ, ਇਹ ਹੀ ਆਖਦੀ ਹੋਵੇਗੀ ਕਿ ਪਰਮਾਤਮਾ ਸੰਭਾਲ ਲਵੇ। ਮੈਂ ਕਿਹਾ—ਦੱਸੋ ਮਾ ਜੀ! ਕੀ ਅਰਦਾਸ ਕਰਨੀ ਹੈ? ਕਹਿਣ ਲੱਗੀ—ਉਹ ਸਾਹਮਣੇ ਮੇਰਾ ਪੜ੍ਹੋਤਰਾ ਖੇਡ ਰਿਹਾ ਹੈ, ਬਸ ਇਸ ਦਾ ਵਿਆਹ ਵੇਖ ਕੇ ਮਰਾਂ, ਅਰਦਾਸ ਕਰੋ। ਮੈਂ ਆਖਿਆ—ਨਹੀਂ ਮਾ, ਇਹ ਅਰਦਾਸ ਨਹੀਂ ਹੈ ਸਕਦੀ। ਤੂੰ ਆਪਣਾ ਵਿਆਹ ਵੇਖਿਆ, ਨਹੀਂ ਰੱਜੀ; ਪੁੱਤਰਾਂ ਦਾ ਵਿਆਹ ਵੇਖਿਆ, ਨਹੀਂ ਰੱਜੀ, ਨਹੀਂ ਤ੍ਰਿਪਤ ਹੋਈ। ਯਾਦ ਰੱਖ, ਪੜ੍ਹੋਤਰੇ ਦਾ ਵਿਆਹ ਦੇਖ ਕੇ ਵੀ ਨਹੀਂ ਰੱਜੇਗੀ, ਇਹ ਮੇਰਾ ਦਾ ਘੁੰਰਾ ਹੋਰ ਵੱਡਾ ਹੁੰਦਾ ਜਾਏਗਾ, ਔਰ ਮਰਨ ਤੋਂ ਪਹਿਲਾਂ ਇਹ

ਘੇਰਾ ਟੁੱਟਦਾ ਹੀ ਨਹੀਂ। ਧੰਨ ਨੇ ਉਹ ਮਨੁੱਖ ਜੋ ਮਰਨ ਤੋਂ ਪਹਿਲੇ, ਪ੍ਰਾਣੀ ਦੇ ਨਿਕਲਣ ਤੋਂ ਪਹਿਲੇ, ਮੋਹ ਦੇ ਘੇਰੇ ਵਿੱਚੋਂ ਨਿਕਲ ਜਾਂਦੇ ਨੇ। ਬੜੇ ਸੁਰਬੀਰ ਨੇ ਜਿਨ੍ਹਾਂ ਮੋਹ ਨੂੰ ਜਿੱਤ ਲੈਂਦਾ ਹੈ, ਮੋਹ ਨੂੰ ਜਿੱਤ ਲੈਂਦਾ ਹੈ, ਪ੍ਰਭੂ ਉਸ ਨੂੰ ਗਲਵਕੜੀ ਵਿਚ ਲੈਂਦਾ ਹੈ ਅੰਤ ਉਹ ਆਪਣੇ ਜੀਵਨ ਦੀ ਬਾਜ਼ੀ ਜਿੱਤ ਲੈਂਦਾ ਹੈ, ਉਹ ਵਾਕਈ ਜੀਵਨ ਦੀ ਬਾਜ਼ੀ ਸਫਲ ਕਰ ਲੈਂਦਾ ਹੈ।

ਸਤਿਗੁਰੂ ਜੀ ਮੋਹ ਨੂੰ ਅਜਿੱਤ ਸੂਰਮਾ ਕਹਿੰਦੇ ਨੇ, ਕਿਉਂਕਿ ਮੋਹ ਬਤਿਆਂ ਬਤਿਆਂ ਦਾ ਮਰਦਨ ਕਰ ਦਿੰਦਾ ਹੈ :

ਹੇ ਅਜਿੱਤ ਸੂਰ ਸੰਗਾਮੰ ਅਤਿ ਬਲਨਾ ਬਹੁ ਮਰਦਨਹ ॥

ਹੇ ਅਜਿੱਤ, ਹੇ ਸੰਗਾਮ ਦੇ ਸੂਰਮੇ, ਹੇ ਅਤਿ ਬਲ ਰੱਖਣ ਵਾਲੇ। ਤੂੰ ਬਤਿਆਂ ਬਤਿਆਂ ਨੂੰ ਮਰਦਨ ਕਰ ਕੇ ਰੱਖ ਦਿੱਤਾ ਹੈ, ਮਲ ਕੇ ਰੱਖ ਦਿੱਤਾ ਹੈ। ਕਿਹੜਿਆਂ ਕਿਹੜਿਆਂ ਨੂੰ ? ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਗਿਣਤੀ ਕਰਦੇ ਨੇ :

ਗਣ ਗੰਧਰਬ ਦੇਵ ਮਾਨੁੱਖੁ ਪਸੁ ਪੰਖੀ ਬਿਸੋਨਹ ॥

ਬੜੇ ਬੜੇ ਗਣ-ਗੰਧਰਬ, ਚੌਟੀ ਦੇ ਸੰਗੀਤਕਾਰ, ਚੌਟੀ ਦੇ ਦਾਰਸ਼ਨਿਕ, ਫਿਲਾਸਫਰ, ਵਿਚਾਰਕ, ਦੇਵ, ਦੇਵਤੇ, ਮਨੁੱਖ, ਚੰਗੇ ਚੰਗੇ ਮਨੁੱਖ, ਸਿਆਣੇ ਮਨੁੱਖ। “ਗਣ ਗੰਧਰਬ ਦੇਵ ਮਾਨੁੱਖੁ ਪਸੁ ਪੰਖੀ ਬਿਸੋਨਹ ॥” ਫਿਰ ਐ ਮੋਹ। ਤੇਰੀ ਲਪੇਟ ਦੇ ਵਿਚ ਪਸੁ ਵੀ ਆ ਗਏ, ਪੰਛੀ ਵੀ ਆ ਗਏ; ਮਾਨੇ ਸਾਰਾ ਜਗਤ, ਸਾਰਾ ਬ੍ਰਹਮੰਡ, ਐ ਮੋਹ। ਤੂੰ ਆਪਣੀ ਗਿਣਤ ਵਿਚ ਲੈ ਲਿਆ, ਤੂੰ ਆਪਣੀ ਪਕੜ ਵਿਚ ਲੈ ਲਿਆ। ਬੰਦਰੀ ਆਪਣੇ ਮਰੇ ਹੋਏ ਬੱਚੇ ਨੂੰ ਵੀ ਸੀਨੇ ਨਾਲ ਲਾਈ ਫਿਰਦੀ ਹੈ। ਸਿਆਣੇ ਕਹਿੰਦੇ ਨੇ ਕਿ ਚੀਖੜਾ ਚੀਖੜਾ ਹੈ ਜਾਏ, ਹੱਡੀਆਂ ਦਾ ਢਾਂਚਾ ਹੈ ਜਾਏ, ਚੂਰਾ ਹੈ ਕੇ ਗਿਰਨ ਲੱਗ ਜਾਏ, ਤਾਂ ਵੀ ਸੰਦਰੀ ਬੱਚੇ ਨੂੰ ਛੋੜਦੀ ਨਹੀਂ, ਸੁੱਟਦੀ ਨਹੀਂ। ਜਿਤਨਾ ਚਿਰ ਉਸ ਦੀ ਦੁਬਾਰਾ ਕੁੱਖ ਹਗੀ ਨਹੀਂ ਹੁੰਦੀ, ਬੱਚਾ ਨਹੀਂ ਹੁੰਦਾ, ਨਹੀਂ ਛੋੜਦੀ। ਇਤਨਾ ਮੋਹ, ਇਤਨਾ ਪ੍ਰਥਲ ਮੋਹ, ‘ਮੇਰਾ, ਮੇਰਾ’, ਤੇ ਸਿਰਫ ਮਨੁੱਖ ਹੀ ਨਹੀਂ, ਪਸੁ ਪਕਸੀ ਵੀ; ਸਿਰਫ ਮਨੁੱਖ ਹੀ ਨਹੀਂ, ਦਿਵ ਸ਼ਕਤੀ ਰੱਖਣ ਵਾਲੇ ਦੇਵਤੇ, ਬੜੇ ਬੜੇ ਦਾਰਸ਼ਨਿਕ, ਫਿਲਾਸਫਰ, ਗਣ, ਗੰਧਰਬ, ਸੰਗੀਤਕਾਰ, ਸਾਰੇ ਇਸ ਦੀ ਲਪੇਟ ਵਿਚ ਨੇ। ਸਾਰਿਆਂ ਦਾ ਮਰਦਨ ਕਰ ਕੇ ਰੱਖ ਦਿੱਤਾ ਹੈ। ਬਚਾਉ ਕਿਸ ਤਰ੍ਹਾਂ ਕਰਦੇ ? ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਇਸ ਸਲੋਕ ਦੀ ਆਖੀਰਲੀ ਪੰਗਤੀ ਵਿਚ ਇੰਜ ਛੁਰਮਾਨ ਕਰਦੇ ਨੇ :

ਹਰਿ ਕਰਣਹਾਰੰ ਨਮਸਕਾਰੇ ਸਰਣ ਨਾਨਕ ਜਗਦੀਸੁਰਹ ॥

ਜੇ ਕਰਣਹਾਰ ਕਰਤਾਰ ਹੈ, ਸਮੂਹ ਬ੍ਰਹਮੰਡ ਦੇ ਬਣਾਣ ਵਾਲਾ, ਸਮਝੋ ਕਿ ਮੋਹ ਦਾ ਕਰਤਾ ਵੀ ਉਹ ਹੀ ਹੈ। ਤੂੰ ਮੋਹ ਨੂੰ ਸਿਜਦਾ ਨਾ ਕਰ, ਕਿਰਤ ਨੂੰ ਸਿਜਦਾ ਨਾ ਕਰ, ਕਰਤੇ ਨੂੰ ਸਿਜਦਾ ਕਰ। “ਹਰਿ ਕਰਣਹਾਰੰ ਨਮਸਕਾਰੰ”। ਸਿਜਦਾ ਕਰ ਪ੍ਰਭੂ ਨੂੰ, ਹੱਥ ਜੋੜ ਪਰਮਾਤਮਾ ਦੇ ਅੱਗੋਂ, ਅਰਦਾਸ ਕਰ ਅੰਨ ਆਖ—ਤੇਰੀ ਸ਼ਰਣ, ਤੇਰੀ ਸ਼ਰਣ। “ਸਰਣਿ ਨਾਨਕ ਜਗਦੀਸੁਰਹ” ਹੇ ਜਗਤ ਦੇ ਈਸ, ਹੋ ਜਗਤ ਦੇ ਮਾਲਕ। ਤੇਰੀ ਸ਼ਰਣ ਤੇਰੀ ਸ਼ਰਣ। ਬਚਣ ਦਾ ਕੇਵਲ ਇਹ ਹੀ ਉਪਾਉ ਹੈ। ਸਿੱਧੇ ਰੂਪ ਵਿਚ ਮੋਹ ਨਾਲ ਯੁੱਧ ਕਠਿਨ ਹੈ, ਆਖਾ ਹੈ। ਮਨੁੱਖ ਦੀ ਬਿਸਾਤ ਤੋਂ ਪਰੇ ਦੀ ਗੱਲ ਹੈ, ਮਨੁੱਖ ਦੀ ਪਹੁੰਚ ਤੋਂ ਪਰੇ ਦੀ ਗੱਲ ਹੈ। ਮੋਹ ਮੇਰਾ, ਮੋਹ ਮੇਰਾ। ਕਦੇ ਕਦਾਈਂ ਰੂਏ ਜਮੀਨ 'ਤੇ ਮਨੁੱਖੀ ਦੁਨੀਆ ਵਿਚ ਐਸੇ ਫੁੱਲ ਖਿੜਦੇ ਨੇ, ਜਿਨ੍ਹਾਂ ਵਿੱਚੋਂ ਨਿਰਮੋਹ ਦੀ ਸੁਰੀਧ ਆਉਂਦੀ ਹੈ; ਮੋਹ ਦੀ ਬਦਬੱਧ ਨਹੀਂ, ਨਿਰਮੋਹ ਦੀ ਮਹਿਕ। ਮੋਹ ਦਾ ਅੰਧਕਾਰ ਨਹੀਂ, ਨਿਰਮੋਹ ਦਾ ਚਾਨਣ; ਮੋਹ ਦੀ ਕਠੋਰਤਾ ਨਹੀਂ, ਨਿਰਮੋਹ ਦੀ ਦਇਆ ਅੰਨ ਇਹ ਦਇਆ ਸੀਮਿਤ ਨਹੀਂ, ਮੋਹ-ਗ੍ਰਾਸੇ ਮਨੁੱਖ ਦੀ ਹੀ ਦਇਆ ਸੀਮਿਤ ਹੁੰਦੀ ਹੈ। ਆਪਣੇ ਬੱਚਿਆਂ 'ਤੇ ਦਇਆ, ਪਰ ਪੜ੍ਹਸੀ ਦੇ ਬੱਚੇ ਦੇ ਗੁਣ ਵੀ ਚੰਗੇ ਨਹੀਂ ਲਗਦੇ। ਆਪਣਾ ਕੁਰੂਪ ਬੱਚਾ ਵੀ ਚੰਗਾ ਲਗਦਾ ਹੈ, ਪੜ੍ਹਸੀ ਦਾ ਸੁੰਦਰ ਬਾਲਕ ਵੀ ਚੰਗਾ ਨਹੀਂ ਲਗਦਾ। ਮੋਹ-ਗ੍ਰਾਸੇ ਦੀ ਦਇਆ ਬਹੁਤ ਸੀਮਿਤ ਹੁੰਦੀ ਹੈ, ਮੋਹ-ਗ੍ਰਾਸੇ ਦਾ ਪ੍ਰੇਮ ਬੜਾ ਸੀਮਿਤ ਹੁੰਦਾ ਹੈ, ਮੋਹ-ਗ੍ਰਾਸੇ ਦੀ ਸਾਂਝ ਵੀ ਬੜੀ ਸੀਮਿਤ ਹੁੰਦੀ ਹੈ। ਮੋਹ-ਗ੍ਰਾਸਿਆ ਸੀਮਾ ਵਿਚ ਹੀ ਜਿਊਂਦਾ ਹੈ, ਕੋਈ ਸੰਬੰਧ ਨਹੀਂ। ਬੜੇ ਬੜੇ ਸਕਤੀਸ਼ਾਲੀ, ਮਹਾਬਲੀ ਕਹਿਲਾਣ ਵਾਲੇ ਵੀ ਇਸ ਮੋਹ ਦੀ ਸੀਮਾ ਦੀ ਕੈਦ ਤੋਂ ਆਜ਼ਾਦ ਨਾ ਹੋ ਸਕੇ। ਮੁਗਲ ਸਮਰਾਟ (ਮੁਗਲੇ ਆਜ਼ਮ) ਜਨਾਬ ਜਲਾਲ-ਉਦ-ਦੀਨ ਅਕਬਰ, ਅੱਧਰੜ ਜਿਹੀ ਉਮਰ ਵਿਚ ਇਸ ਦੇ ਘਰ ਔਲਾਦ ਹੋਈ, ਸ਼ਹਿਜ਼ਾਦਾ ਸਲੀਮ। ਪਤਾ ਨਹੀਂ ਕਿਤਨੇ ਪੌਰਾਂ, ਫਕੀਰਾਂ ਦੇ ਮਜ਼ਾਰਾਂ 'ਤੇ ਚਾਦਰਾਂ ਚਾੜ੍ਹਦਾ ਰਿਹਾ। ਧੰਨ ਗੁਰੂ ਅਮਰਦਾਸ ਜੀ ਮਹਾਰਾਜ ਦੇ ਦਰਬਾਰ ਵਿਚ ਵੀ ਨੇਂਗੇ ਪੈਰੀਂ ਆਇਆ ਦਰਸ਼ਨ ਕਰਨ ਲਈ। ਲੋਕਿਨ ਦਰਸ਼ਨ ਵਿਚ ਕਾਮਨਾ ਸੀ ਇਕ ਬੱਚੇ ਦੀ। ਭਾਗ ਲੱਗੇ, ਸਮਾਂ ਪਾ ਕੇ। ਅੱਧਰੜ ਜਿਹੀ ਉਮਰ ਵਿਚ ਇਸ ਮੁਗਲ ਸਮਰਾਟ ਦੇ ਘਰ ਸੁੰਦਰ ਬਾਲਕ ਦਾ ਜਨਮ ਹੋਇਆ, ਜਿਸ ਦਾ ਨਾਮ ਸਲੀਮ ਰੱਖਿਆ। ਕਾਫੀ ਦਿਨਾਂ ਦਾ ਅਕਬਰ ਦਾ ਰੁਕਿਆ ਹੋਇਆ ਮੋਹ ਹੜ੍ਹ ਦੀ ਤਰ੍ਹਾਂ ਵਗ ਉਠਿਆ। ਅੰਨ ਹੁਣ ਰਾਜਪਾਟ ਵਿਚ ਇਤਨਾ ਪਿਆਨ ਨਹੀਂ, ਬੱਚੇ ਨਾਲ ਖੇਡਣਾ, ਖਿਡਾਣਾ, ਇਸ ਵਿਚ ਪਿਆਨ ਹੈ। ਛੁਲ੍ਹ ਛੁਲ੍ਹ ਕੇ ਅਕਬਰ ਦੀ ਮਮਤਾ ਸਲੀਮ 'ਤੇ ਧੈ ਗਈ। ਚੁੱਕਦੈ, ਚੁੰਮਦਾ ਰੱਖਦਾ ਹੈ, ਵੇਖਦਾ ਹੈ, ਭੁਸ਼ ਹੁੰਦਾ ਹੈ, ਪ੍ਰਸੰਨ ਹੁੰਦਾ ਹੈ। ਇਕ ਦਿਨ

ਸਲੀਮ ਗੋਦ ਵਿਚ ਹੈ। ਖਾਦਿਮਾ (ਨੌਕਰਾਨੀ) ਮਹਿਲਾਂ ਦੇ ਡਰਸ਼ 'ਤੇ ਪੋਚਾ ਲਾ ਰਹੀ ਹੈ। ਅਕਬਰ ਖਾਦਿਮਾ ਨੂੰ ਕਹਿੰਦਾ ਹੈ—ਖਾਦਿਮਾ, ਸਲੀਮ ਬਹੁਤ ਸੁਦਰ ਹੈ। ਵਿਚਾਰੀ ਖਾਦਿਮਾ, ਨੌਕਰਾਨੀ ਕੀ ਆਖੇ। ਕਹਿਣ ਲੱਗੀ—ਜਹਾਂ ਪਨਾਹ, ਬਹੁਤ ਸੁਦਰ ਹੈ, ਸਭ ਤੋਂ ਸੁਦਰ ਹੈ। ਖਾਦਿਮਾ! ਮੈਂ ਐਸਾ ਸੇਚ ਰਿਹਾ ਹਾਂ ਕਿ ਖੁਦਾ ਨੇ ਸਲੀਮ ਤੋਂ ਜ਼ਿਆਦਾ ਝੂਬਸੂਰਤ ਕਿਸੇ ਨੂੰ ਵੀ ਨਹੀਂ ਬਣਾਇਆ। ਹੱਥ ਜੋੜ ਕੇ ਖਾਦਿਮਾ ਕਹਿਣ ਲੱਗੀ—ਜਹਾਂ ਪਨਾਹ, ਇਹ ਹੋ ਹੀ ਨਹੀਂ ਸਕਦਾ ਕਿ ਸਲੀਮ ਤੋਂ ਜ਼ਿਆਦਾ ਕੋਈ ਸੁਦਰ ਹੋਵੇ। ਇਹ ਕਿਸ ਤਰ੍ਹਾਂ ਹੋ ਸਕਦੈ। ਖੁਸ਼ ਹੋ ਕੇ, ਪ੍ਰਸਿੰਨ ਹੋ ਕੇ ਪੰਜ ਮੌਹਰਾਂ ਖਾਦਿਮਾ ਦੀ ਹਥੇਲੀ 'ਤੇ ਟਿਕਾਈਆਂ ਤੇ ਆਖਿਆ—ਖਾਦਿਮਾ, ਤੂੰ ਇਹ ਕੰਮ ਛੋੜ ਕੇ ਜਾਹ ਆਗਰੇ ਸ਼ਹਿਰ ਦੇ ਵਿਚ, ਲੱਭ ਕੋਈ ਐਸਾ ਬੱਚਾ ਜੋ ਸਲੀਮ ਨਾਲੋਂ ਜ਼ਿਆਦਾ ਝੂਬਸੂਰਤ ਹੋਵੇ। ਮੈਂ ਤੈਨੂੰ ਵੀ ਮਾਲਾਮਾਲ ਕਰ ਦਿਆਂਗਾ, ਬੱਚੇ ਨੂੰ ਵੀ ਮਾਲਾਮਾਲ ਕਰ ਦਿਆਂਗਾ, ਦੋਹਾਂ ਦੀਆਂ ਝੋਲੀਆਂ ਭਰ ਦਿਆਂਗਾ। ਮੈਂ ਜਾਣਨਾ ਚਾਹੁੰਦਾ ਹਾਂ ਕਿ ਸਲੀਮ ਤੋਂ ਵੀ ਜ਼ਿਆਦਾ ਝੂਬਸੂਰਤ ਕੋਈ ਬੱਚਾ ਹੈ? ਮੇਹਦਾ ਮਾਰਿਆ ਇਹ ਅਕਬਰ ਆਪਣੀ ਖਾਦਿਮਾ ਦੇ ਨਾਲ ਇਸ ਤਰ੍ਹਾਂ ਦੀਆਂ ਗੱਲਾਂ ਕਰ ਰਿਹਾ ਹੈ ਔਰ ਕਹਿ ਰਿਹਾ ਹੈ ਕਿ ਜਾ ਲੱਭ ਕੇ ਲਿਆ। ਹੁਕਮ ਮੰਨ ਕੇ ਖਾਦਿਮਾ ਚੱਲ ਪਈ। ਸਵੇਰੇ ਦੀ ਗਈ, ਦਿਨ ਢਲਦਿਆਂ ਵਾਪਿਸ ਆਈ, ਦੱਬੇ ਹੋਏ ਪੈਰਾਂ ਨਾਲ, ਤਰ੍ਹਾਂ ਤਰ੍ਹਾਂ ਦੇ ਵਿਚਾਰਾਂ ਵਿਚ ਫੁੱਝੀ ਹੋਈ। ਗੋਦ ਵਿਚ ਇਕ ਬੱਚਾ ਲਿਆ ਹੋਇਐ, ਸਿੱਧੀ ਅਕਬਰ ਦੇ ਪਾਸ ਆਈ। ਦੇਖ ਕੇ ਅਕਬਰ ਖੁਸ਼ ਹੋਇਆ ਕਿ ਬੱਚਾ ਲਿਆਈ ਹੈ ਗੋਦ ਵਿਚ। ਖਾਦਿਮਾ! ਤੂੰ ਲਿਆਈ ਹੈ ਕੋਈ ਐਸਾ ਬੱਚਾ ਜੋ ਸਲੀਮ ਤੋਂ ਵੀ ਜ਼ਿਆਦਾ ਝੂਬਸੂਰਤ ਹੈ? ਹਾਂ, ਜਹਾਂ ਪਨਾਹ, ਮੈਂ ਲਿਆਈ ਹਾਂ। ਅਕਬਰ ਨੇ ਚਾਦਰ ਇਕ ਪਾਸੇ ਕੀਤੀ, ਚੀਬਚਿਆਂ ਵਿਚ ਲਿਪਟਿਆਂ ਹੋਇਆ ਇਕ ਕੁਰੂਪ ਔਰ ਮੈਲਾ ਬੱਚਾ ਖਾਦਿਮਾ ਦੀ ਗੋਦ ਵਿਚ ਹੈ। ਹੈਰਾਨ ਹੋ ਕੇ ਅਕਬਰ ਕਹਿੰਦਾ ਹੈ ਕਿ ਇਹ ਬੱਚਾ! ਇਹ ਕਿਸਦਾ ਬੱਚਾ ਹੈ? ਜਹਾਂ ਪਨਾਹ, ਇਹ ਮੇਰਾ ਹੀ ਬੱਚਾ ਹੈ। ਮੈਂ ਸਾਰਾ ਆਗਰਾ ਸ਼ਹਿਰ ਗਾਰ ਮਾਰਿਆ ਜਹਾਂ ਪਨਾਹ, ਇਸ ਬੱਚੇ ਤੋਂ ਜ਼ਿਆਦਾ ਝੂਬਸੂਰਤ ਕੋਈ ਨਹੀਂ ਦਿੱਸਿਆ। ਸੱਚ ਪੁੱਛੋ ਔਰ ਮੇਰੀ ਜਾਨ ਬਖਸ਼ੀ ਕਰੋਂ ਅੰ ਜਹਾਂ ਪਨਾਹ, ਤਾਂ ਸਲੀਮ ਵੀ ਇਸ ਦੇ ਸਾਹਮਣੇ ਕੁਛ ਨਹੀਂ। ਕਹਿੰਦੇ ਨੇ ਨੌਕਰਾਨੀ ਦੇ ਇਨ੍ਹਾਂ ਬੇਲਾਂ ਨੇ ਅਕਬਰ ਦੀਆਂ ਅੱਖਾਂ ਥੱਲ੍ਹੇ ਦਿੱਤੀਆਂ। ਪਿਆਲ ਆਇਆ ਕਿ ਜਿਵੇਂ ਮੈਂ ਮੇਹਦਾ ਦੀ ਨਜ਼ਰ ਨਾਲ ਸਲੀਮ ਨੂੰ ਦੇਖ ਰਿਹਾ ਹਾਂ, ਇਹ ਵੀ ਮੇਹਦਾ ਦੀ ਨਜ਼ਰ ਨਾਲ ਆਪਣੇ ਬੱਚੇ ਨੂੰ ਦੇਖ ਰਹੀ ਹੈ। ਮੋਹ ਕਰਕੇ ਸਾਰੇ ਜਹਾਨ ਵਿੱਚੋਂ ਇਸ ਨੌਕਰਾਨੀ ਨੂੰ ਆਪਣਾ ਬੱਚਾ ਹੀ ਸੁਦਰ ਦਿਖਾਈ ਦੇ ਰਿਹਾ ਹੈ ਔਰ ਮੋਹ ਕਰਕੇ ਹੀ ਸਲੀਮ

ਮੈਨੂੰ ਸਭ ਤੋਂ ਸੁੰਦਰ ਦਿਖਾਈ ਦੇ ਰਿਹਾ ਹੈ। ਸਿਆਣਾ ਸੀ, ਆਲਮਾਂ ਡਾਜ਼ਲਾਂ ਨੂੰ ਆਪਣੀ ਸਭਾ ਵਿਚ ਰੱਖਦਾ ਸੀ, ਇਕਦਮ ਗੱਲ ਸਮਝ ਵਿਚ ਆ ਗਈ, ਪਕੜ ਵਿਚ ਆ ਗਈ। ਅੌਰ ਇਹ ਅਸੀਂ ਰੋਜ਼ਮੱਗ ਦੀ ਜ਼ਿੰਦਗੀ ਵਿਚ ਦੇਖਦੇ ਹਾਂ ਕਿ ਮਨੁੱਖ ਨੂੰ ਆਪਣੇ ਔਗੁਣਾਂ ਨਾਲ ਵੀ ਮੋਹ ਹੋ ਜਾਂਦਾ ਹੈ, ਕਿਸੇ ਦੇ ਗੁਣ ਵੀ ਉਸਨੂੰ ਚੰਗੇ ਨਹੀਂ ਲਗਦੇ। ਆਪਣਾ ਕੁਰੂਪ ਬੱਚਾ ਵੀ ਮਹਾਨ ਹੈ, ਯੂਸਫ਼ ਹੈ, ਲੇਕਿਨ ਪੜ੍ਹੇਸੀ ਦਾ ਸੁੰਦਰ ਬੱਚਾ ਵੀ ਕੁਰੂਪ ਹੈ। ਸੁਹੱਪਣ ਉਜਾਗਰ ਕਰਦਾ ਹੈ ਮੋਹ। ਪਰ ਸੁਹੱਪਣ ਬਨਾਉਟੀ ਹੁੰਦਾ ਹੈ, ਵਕਤੀ ਹੁੰਦਾ ਹੈ, ਆਰਜੀ ਹੁੰਦਾ ਹੈ। ਮਨੁੱਖ ਇਸੇ ਵਿਚ ਹੀ ਫਸਿਆ ਰਹਿੰਦਾ ਹੈ। ਕਦੀ ਕਦਾਈ ਹੀ ਕੋਈ ਮਨੁੱਖ ਪ੍ਰਭੂ ਦੀ ਸ਼ਰਣ ਪਕੜਦਾ ਹੈ, ਪ੍ਰਭੂ ਦਾ ਚਿੰਤਨ ਕਰਦਾ ਹੈ, ਨਾਮ ਦੇ ਗੀਤ ਗਾਂਦਿਆਂ ਗਾਂਦਿਆਂ ਮੋਹ ਦੇ ਪਰਦੇ ਨੂੰ ਪਰੇ ਸੁੱਟਦਾ ਹੈ, ਨਿਰਮੇਹ ਹੋ ਜਾਂਦਾ ਹੈ। ਨਿਰਮੇਹੀ ਲਈ ਸਾਰਾ ਸੰਸਾਰ ਉਸਦਾ ਆਪਣਾ ਹੈ। ਮੋਹ-ਗ੍ਰਹੇ ਲਈ ਕੇਵਲ ਉਸਦਾ ਪਰਿਵਾਰ, ਅੌਰ ਉਸ ਦੇ ਵਿੱਚੋਂ ਵੀ ਮੋਹ ਦਿਸਦਾ ਹੈ। ਸਭ ਕੁਝ ਉਸਦੇ ਆਪਣੇ ਹੀ ਨੇ, ਥਾਕੀ ਸਾਰੇ ਦਾ ਸਾਰਾ ਪਰਾਇਆ। ਇਤਨਾ ਵੱਡਾ ਜਗਤ ਤੇ ਉਪਰਾ ਹੋਵੇ ਤੇ ਪਰਾਇਆ ਹੋਵੇ, ਤੇ ਫਿਰ ਮਨੁੱਖ ਭੈਅ ਵਿਚ ਜੀਵੇਗਾ, ਭਰ ਦੇ ਵਿਚ ਜੀਵੇਗਾ, ਢੁੱਖ ਦੇ ਵਿਚ ਜੀਵੇਗਾ। ਮੋਹ-ਗ੍ਰਹਿਆ ਭੈਅ ਦੇ ਵਿਚ ਤੇ ਢੁੱਖ ਵਿਚ ਜਿਉਂਦਾ ਹੈ। ਸਾਰਾ ਜਗਤ ਆਪਣਾ ਹੈ, ਪ੍ਰੇਮੀ ਲਈ ਸਾਰਾ ਸੰਸਾਰ ਆਪਣਾ ਹੈ, ਤੋਂ ਉਹ ਨਿਰਭੈ ਹੋ ਕੇ ਵਿਚਰਦਾ ਹੈ, ਆਨੰਦ ਵਿਚ ਵਿਚਰਦਾ ਹੈ, ਸੁੱਖ ਨਾਲ ਰਮਣ ਕਰਦਾ ਹੈ, ਸਭ ਜੁ ਆਪਣੇ ਨੇ। ਮੋਹ ਦੀ ਸੀਮਾ ਹੁੰਦੀ ਹੈ, ਨਿਰਮੇਹ ਅਸੀਮ ਹੁੰਦਾ ਹੈ। ਨਿਰਮੇਹੀ ਲਈ ਸਾਰਾ ਸੰਸਾਰ ਉਸਦਾ ਆਪਣਾ ਹੈ, ਮੋਹ-ਗ੍ਰਹੇ ਲਈ ਪਰਿਵਾਰ ਹੀ ਉਸਦਾ ਆਪਣਾ ਹੈ। ਮੋਹ-ਗ੍ਰਹੇ ਦੀ ਢੁਨੀਆ ਬਹੁਤ ਛੋਟੀ ਹੁੰਦੀ ਹੈ। ਜਿਸਦੀ ਢੁਨੀਆ ਛੋਟੀ, ਉਸਦੀ ਅਕਲ ਛੋਟੀ, ਉਸਦੀ ਸੋਚਣੀ ਛੋਟੀ, ਅੌਰ ਉਸਦਾ ਸਭ ਕਛ ਛੋਟਾ। ਮੋਹ-ਗ੍ਰਹਿਆ ਬਹੁਤ ਛੋਟੇ ਤਲ 'ਤੇ ਜਿਉਂਦਾ ਹੈ, ਪਰ ਨਿਰਮੇਹੀ ਅਸੀਮ ਤਲ 'ਤੇ ਜਿਉਂਦਾ ਹੈ, ਉਸਦੀ ਕੋਈ ਸੀਮਾ ਨਹੀਂ। ਜਿਵੇਂ ਪਰਮਾਤਮਾ ਦੀ ਕੋਈ ਸੀਮਾ ਨਹੀਂ, ਨਿਰਮੇਹੀ ਦੀ ਵੀ ਕੋਈ ਸੀਮਾ ਨਹੀਂ। ਸਾਡੇ ਦੇਸ਼ ਵਿਚ ਇਕ ਐਸਾ ਵੀ ਪੁਰਸ਼ ਹੋਇਐ, ਰਾਜਾ ਸੀ। ਸੁਭਾਵਿਕ ਕਿਸੇ ਸਮੇਂ ਉਸਦੇ ਮਾਂ-ਬਾਪ ਨੇ ਨਾਮ ਰੱਖਿਆ ਸੀ—ਨਿਰਮੇਹ। ਅੌਰ ਵੱਡਾ ਹੋ ਕੇ ਵੀ ਇਹ ਹੀ ਨਾਮ ਪੁਰੱਲਤ ਰਿਹਾ, ਨਿਰਮੇਹ, ਰਾਜਾ ਨਿਰਮੇਹ। ਇਤਿਹਾਸਕ ਵਾਰਡਾ ਹੈ: ਇਕ ਰਿਸ਼ੀ ਨੇ ਜਦ ਇਹ ਨਾਮ ਸੁਣਿਆ ਤਾਂ ਸੇਚਿਆ ਕਿ ਰਾਜਾ, ਨਿਰਮੇਹ ਹੋ ਨਹੀਂ ਸਕਦਾ, ਕਠਿਨ ਹੈ, ਅੰਖੀ ਗੱਲ ਹੈ। ਤੇ ਪ੍ਰੇਕਿਆ ਲਈ ਰਾਜਾ ਨਿਰਮੇਹ ਦੇ ਮਹੱਲ ਲਈ ਚੱਲ ਪਿਆ। ਜੈਸੇ ਹੀ ਮਹੱਲਾਂ ਵਿਚ ਦਾਖਲ ਹੋਇਆ, ਰਾਜੇ ਨਿਰਮੇਹ ਦੀ ਪਟਰਾਣੀ

ਵੀ ਸੀ। ਇਸ ਰਿਸ਼ੀ ਨੇ ਪਹਿਲੋਂ ਹੀ ਤੌਰ ਤਰੀਕਾ ਬਣਾਇਆ ਹੋਇਆ ਸੀ ਕਿ ਮੈਂ ਸਪੱਸ਼ਟ ਕਰਨਾ ਹੈ ਕਿ ਤੂੰ ਮੇਹ-ਗ੍ਰਾਸਿਆ ਹੈ, ਨਿਰਮੇਹੀ ਨਹੀਂ। ਇਸ ਤੋਂ ਪਹਿਲਾਂ ਰਾਜੇ ਨਿਰਮੇਹ ਦਾ ਲੜਕਾ ਰਿਸ਼ੀ ਦੀ ਕੁਟੀਆ ਵਿਚ ਆਇਆ ਸੀ ਅੰਤ ਰਿਸ਼ੀ ਉਸ ਥੱਚੇ ਨੂੰ ਬਿਠਾ ਕੇ ਅੰਤ ਆਖ ਕੇ ਆਇਆ ਸੀ ਕਿ ਜਿਤਨੀ ਦੇਰ ਤਕ ਮੈਂ ਨਾ ਆਵਾਂ ਤੂੰ ਇਥੇ ਹੀ ਬੈਠੀ, ਮੈਂ ਬੋਜੂ ਦੇਰ ਤਕ ਆਇਆ। ਰਾਣੀ ਨੂੰ ਰਿਸ਼ੀ ਕਹਿੰਦਾ ਹੈ—‘ਰਾਣੀ ਤੁਮ ਕੇ ਅਤੀ ਬਿਪਤਿ ਸੁਤ ਖਾਇਓ ਮਿਗੁ ਰਾਜ। ਹਮ ਨੇ ਭੋਜਨ ਨਾ ਕੀਉਂ ਤਿਸ ਮਿੜ੍ਹ ਕੇ ਕਾਜ।’ ਹੇ ਰਾਜ ਮਾਤਾ, ਤੁਹਾਡਾ ਸੁਤ ਰਾਜਕੁਮਾਰ ਸ਼ੇਰ ਨੇ ਖਾ ਲਿਐ, ਮੈਂ ਤਾਂ ਭੋਜਨ ਛੱਡ ਕੇ ਦੌੜਿਆਂ ਤੁਹਾਨੂੰ ਖਬਰ ਸੁਣਾਉਣ ਵਾਸਤੇ। ਪਰ ਇਹ ਰਾਣੀ, ਰਾਜੇ ਨਿਰਮੇਹ ਦੀ ਇਹ ਰਾਣੀ, ਉਸ ਅਸੀਮ ਮਨੁੱਖ ਦੀ ਸੰਗਤ ਵਿਚ ਰਹਿ ਕੇ, ਉਸ ਅਸੀਮ ਮਨੁੱਖ ਦੀ ਪਤਨੀ ਵੀ ਨਿਰਮੇਹੀ ਹੋ ਗਈ ਸੀ, ਮੇਹ ਤੋਂ ਉੱਚੀ ਹੋ ਗਈ ਸੀ। ਰਿਸ਼ੀ ਨੂੰ ਕਹਿਣ ਲੱਗੀ—‘ਪੇਡ ਏਕ ਸ਼ਾਖਾ ਘਣੀ ਪੰਥੀ ਬੈਠੇ ਆਇ। ਪੋਰ ਫੁਟੀ, ਚੀਰੀ ਭਈ, ਉਡ ਉਡ ਦਹਿਦਿਸ ਜਾਇ।’—ਸੀਸਾਰ ਇਕ ਬਿਛ ਦੀ ਤਰ੍ਹਾਂ ਹੈ, ਕਈ ਇਸ ਦੀਆਂ ਸ਼ਾਬਾਂ ਨੇ, ਕਈ ਮੁਲਕ ਨੇ, ਕਈ ਇਲਾਕੇ ਨੇ, ਸੰਸਕਾਰਾਂ ਦੇ ਅੰਤ ਪ੍ਰਾਰਥਣ-ਵੱਸ ਹੋ ਕੇ, ਸੰਜੇਗ-ਵੱਸ ਹੋ ਕੇ ਇਨ੍ਹਾਂ ਪਰਿਵਾਰਾਂ ਦੀਆਂ ਟਹਿਣੀਆਂ ਤੋਂ ਆ ਕੇ ਪੰਛੀ ਬੈਠਦੇ ਨੇ। ਮੌਤ ਦਾ ਸੂਰਜ ਚੜ੍ਹਦਾ ਹੈ, ਦਰਗਾਹ ਤੋਂ ਚੀਰੀ ਪਾਟਦੀ ਹੈ, ਇਹ ਪੰਛੀ ਵਾਰੀ ਵਾਰੀ ਉਡ ਕੇ ਆਪਣੀ ਦਿਸ਼ਾ ਨੂੰ ਚਲੇ ਜਾਂਦੇ ਨੇ। ਰਿਸ਼ੀ, ਇਹ ਤੂੰ ਕੋਈ ਨਵੀਂ ਖਬਰ ਤਾਂ ਲੈ ਕੇ ਨਹੀਂ ਆਇਆ। ਇਹ ਤਾਂ ਰੋਜ਼ ਹੋ ਰਿਹਾ ਹੈ, ਐਸਾ ਹੋ ਰਿਹਾ ਹੈ, ਐਸਾ ਨਿਜ਼ਾਮ ਹੈ, ਐਸੀ ਬਣਤਰ ਹੈ, ਐਸੀ ਪ੍ਰਕੂ ਦੀ ਲੀਲਾ ਹੈ। ਰਿਸ਼ੀ ਦੇਗ ਰਹਿ ਰਿਆ। ਤਪ ਸਾਧਨਾ ਕਰਦਿਆਂ ਕਰਦਿਆਂ ਸਭ ਬਕ ਗਏ, ਪਰਿਵਾਰ ਦੇ ਮੋਹ ਦੀ ਦੀਵਾਰ ਅਜੇ ਵੀ ਨਹੀਂ ਤੋਵ ਸਕੇ। ਧਨ ਦੇ ਮੋਹ ਦਾ ਪਰਦਾ ਅਜੇ ਵੀ ਬਾਕੀ ਹੈ। ਜੀਵਨ ਦੇ ਮੋਹ ਦੀ ਪਕੜ ਅਜੇ ਵੀ ਬਾਕੀ ਹੈ। ਉਹ ਸੋਚਦਾ ਹੈ ਕਿ ਚਲੋ, ਉਸ ਨਾਲ ਤਾਂ ਗੱਲ ਕਰੀਏ, ਜਿਸ ਦਾ ਨਾਮ ਹੀ ਰਾਜਾ ਨਿਰਮੇਹ ਹੈ, ਉਸ ਨੂੰ ਤਾਂ ਵੇਖੀਏ। ਤੋਂ ਗਿਆ, ਰਾਜ ਸਭਾ ਵਿਚ ਇਹ ਰਿਸ਼ੀ ਦਾਖਲ ਹੋਇਆ। ਆਉ-ਭਗਤ ਕੀਤੀ, ਰਾਜੇ ਨੇ ਛੰਡੌਤ ਕੀਤੀ, ਸਨਮਾਨ ਦਿੱਤਾ, ਬਿਠਾਇਆ। ਆਉਣ ਦਾ ਕਾਰਨ ਪੁੱਛਿਆ। ਰਿਸ਼ੀ ਰਾਜ, ਕਿਸ ਤਰ੍ਹਾਂ ਪਧਾਰੇ, ਸਾਡੇ ਇਸ ਘਰ ਨੂੰ ਕਿਸ ਤਰ੍ਹਾਂ ਭਾਗ ਲਾਏ? ਇਸ ਰਾਜ ਸਭਾ ਨੂੰ ਆ ਕੇ ਪਵਿੱਤਰ ਕੀਤਾ, ਆਉ ਭਾਗ ਸਾਡੇ, ਕੋਈ ਸੇਵਾ ਹੋਵੇ ਤਾਂ ਦੱਸੋ। ਰਿਸ਼ੀ ਕਹਿੰਦਾ ਹੈ—ਰਾਜਨ, ਬਹੁਤ ਦੁੱਖ, ਬਹੁਤ ਸੌਡਾਪ, ਬਹੁਤ ਮਾੜੀ ਖਬਰ ਹੈ, ਦੱਸਣ ਲੱਗਿਆਂ ਮੇਰੀ ਜਥਾਨ ਲੜਖੜਾਂਦੀ ਹੈ, ਪਰ ਮਜ਼ਬੂਰ ਹਾਂ ਦੱਸਣ ਤੋਂ। ਮੁਸਕਰਾਉਂਦੇ ਹੋਏ ਚਿਹਰੇ ਨਾਲ ਰਾਜਾ ਨਿਰਮੇਹ ਕਹਿੰਦੇ ਕਿ

ਦੱਸੋ ਰਾਜ ਰਿਸ਼ੀ, ਸੰਤ ਜਨੋ ਦੱਸੋ। ਰਿਸ਼ੀ ਖੜ੍ਹਾ ਹੋਇਆ ਤੇ ਕਹਿਣ ਲੱਗਾ,
 ‘ਰਾਜਨ ਤੁਮ ਕੋ ਅੜੀ ਬਿਪਤਿ, ਪਲ ਪਲ ਘੜੀ ਘੜੀ ਸੁਤ ਖਾਇਓ ਮ੍ਰਿਗਰਾਜ
 ਨੇ’—ਮੇਰੇ ਪਾਸ ਮੜ੍ਹੀ, ਪੁੱਤਰ ਦੀ ਲਾਸ਼ ਹੈ। ਸ਼ੇਰ ਨੇ ਹਮਲਾ ਕਰ ਕੇ ਉਸਨੂੰ
 ਜਥਾਮੀ ਕੀਤੇ, ਮਾਰ ਦਿੱਤੇ, ਉਹਦੀ ਲਾਸ਼ ਮੇਰੇ ਕੋਲ ਹੈ। ਬਸ ਇਹੀ ਸੰਦੇਸ਼
 ਦੇਣ ਵਾਸਤੇ ਤੇਰੇ ਪਾਸ ਆਇਆ ਹਾਂ, ਤੁਹਾਨੂੰ ਦੱਸਣ ਲਈ ਆਇਆ ਹਾਂ।
 ਰਾਜੇ ਨੇ ਪ੍ਰਸੰਨ-ਚਿਤ ਹੋ ਕੇ, ਪ੍ਰਸੰਨ ਮੁਦਰਾ ਵਿਚ ਹੱਸਦਿਆਂ ਹੋਇਆਂ ਕਿਹਾ :
 ‘ਤਪੀਆ ਤਪੁ ਕਿਉਂ ਛਾਡਿਉ ਯਹਾਂ ਹਰਖ ਨਹੀਂ ਸੋਗ। ਵਾਸਾ ਜਗਤ ਸਰਾਇ
 ਕੋ ਧਹਾਂ ਸਭੀ ਮੁਸਾਫਰ ਲੱਗਾ’—ਅਸੀਂ ਤਾਂ ਕਾਢੀ ਸਮੇਂ ਤੋਂ ਸਮਝੀ ਥੈਠੇ ਹਾਂ
 ਕਿ ਇਹ ਸਰਾਏ ਹੈ, ਇਕ ਆਉਂਦਾ ਹੈ ਇਕ ਜਾਂਦਾ ਹੈ; ਇਕ ਫੁੱਲ ਖਿੜਦਾ
 ਹੈ, ਇਕ ਫੁੱਲ ਮੁਰਕਾਊਂਦਾ ਹੈ। ਇਕ ਫਲ ਫੁੱਲ ਵਿੱਚੋਂ ਨਿਕਲ ਰਿਹਾ ਹੈ, ਇਕ
 ਫੁੱਲ ਭੁਈਂ ਤੇ ਛਿੱਗ ਰਿਹਾ ਹੈ। ਇਕ ਤਾਰਾ ਉਭਰ ਰਿਹਾ ਹੈ, ਇਕ ਤਾਰਾ
 ਟੁੱਟ ਰਿਹਾ ਹੈ। ਇਹ ਪ੍ਰਭੂ ਦੀ ਲੀਲਾ ਹੈ। ਸਮੁੱਚੀ ਸਰਾਂ ਦੇ ਵਿਚ ਇਹ
 ਆਵਾਗਊਣ ਬਣਿਆ ਹੋਇਆ ਹੈ ਅੰਗ ਇਥੇ ਸਾਰੇ ਹੀ ਮੁਸਾਫਿਰ ਨੇ, ਅਸੀਂ
 ਵੀ ਮੁਸਾਫਿਰ ਹਾਂ, ਅਸੀਂ ਵੀ ਇਕ ਦਿਨ ਰੁਖਸਤ ਹੋ ਜਾਵਾਂਗੇ, ਇਹ ਕੋਈ
 ਨਵੀਂ ਗੱਲ ਤਾਂ ਨਹੀਂ। ਪਰ ਮੈਨੂੰ ਦੁੱਖ ਹੈ, ਅਫਸੋਸ ਹੈ, ਐਂਗ ਰਿਸ਼ੀ! ਤੂੰ ਮਹਾਂ
 ਕਾਰੀਯ ਜੋ ਤਪ ਕਰ ਰਿਹਾ ਸੀ, ਤਪ ਕਿਉਂ ਛੋੜਿਆ, ਇਸ ਫੇਕੇ ਸੰਦੇਸ਼ ਲਈ
 ਤੂੰ ਆਪਣੀ ਤਪੱਸਿਆ ਕਿਉਂ ਛੋੜੀ। ‘ਤਪਿਆ ਤਪ ਕਿਉਂ ਛਾਡਿਉ ਯਹਾਂ
 ਹਰਖ ਨਹੀਂ ਸੋਗ’—ਐਂਗ ਸ਼ਵਾਰ ! ਤੂੰ ਤਪੱਸਿਆ ਕਿਉਂ ਛੋੜੀ ? ਕਿਤਨੇ ਸੌਖਿ
 ਢੰਗ ਨਾਲ ਇਹ ਗੱਲ ਰਾਜੇ ਨਿਰਮੇਹ ਦੀ ਬਿਆਨ ਕੀਤੀ ਜਾ ਸਕਦੀ ਹੈ ਪਰ
 ਜੋਵਨ ਵਿਚ ਧਾਰਨਾ ਉਤਨਾ ਹੀ ਕਠਿਨ ਹੈ। ਧੇਨ ਗੁਰੂ ਗੋਬਿੰਦ ਸਿੰਘ ਜੀ
 ਮਹਾਰਾਜ ਦੇ ਲਖਡੇ ਸਿਗਰ ਅਜੀਤ ਸਿੰਘ, ਚੁਡਾਰ ਸਿੰਘ ਕੌਲ ਬੈਠੇ ਨੇ। ਗੜ੍ਹੀ
 ਨੂੰ ਚਾਰੋਂ ਪਾਸੇ ਦੂਸ਼ਮਨ ਨੇ ਘੰਗਿਆ ਹੈ। ਸਤਿਗੁਰ, ਅਜੀਤ ਸਿੰਘ ਨੂੰ ਤਿਆਰ
 ਕਰਦੇ ਨੇ। ਹੋਰ ਸਿੱਖਾਂ ਨੂੰ ਨਹੀਂ ਕਹਿੰਦੇ ਕਿ ਕਿਧਰੇ ਸੰਸਾਰ ਇਹ ਇਲੜਾਮ
 ਨਾ ਲਗਾ ਦੇਵੇ ਕਿ ਆਪਣੇ ਬੱਚੇ ਬਚਾਅ ਲਏ, ਸਿਖ ਮਰਵਾ ਲਏ। ਨਹੀਂ,
 ਸਗੋਂ ਅਜੀਤ ਸਿੰਘ ਨੂੰ ਤਿਆਰ ਕੀਤਾ ਅੰਗ ਸਤਿਗੁਰ ਜੇ ਕੁਛ ਉਸਨੂੰ ਕਹਿੰਦੇ
 ਨੇ, ਅੱਲਾਹ ਧਾਰ ਜੋਰੀ ਨੇ ਇੰਜ ਕਲਮਬੰਦ ਕੀਤਾ ਹੈ :

“ਐ ਮੇਰੇ ਬੱਚੇ ਇਕ ਮਾਹਿਸ ਹੈ ਮੇਰੀ, ਤੂੰ ਪੂਰੀ ਕਰ।”

ਅਜੀਤ ਸਿੰਘ ਹੱਥ ਜੋੜ ਕੇ ਕਹਿੰਦਾ ਹੈ, “ਗੁਰਦੇਵ ਪਿਤਾ, ਤੁਸੀਂ
 ਸਾਰਿਆਂ ਦੀਆਂ ਖਾਹਿਸ਼ਾਂ ਪੂਰੀਆਂ ਕਰਨ ਵਾਲੇ ਹੋ, ਅਸੀਂ ਤੁਹਾਡੀ ਖਾਹਿਸ਼
 ਕੀ ਪੂਰੀ ਕਰ ਸਕਦੇ ਹਾਂ।”

“ਹਾਂ, ਤੂੰ ਹੀ ਕਰ ਸਕਦਾ ਹੈ।”

“ਹੁਕਮ ਦਿਓ ਗੁਰਦੇਵ ਪਿਤਾ, ਮੈਂ ਤਾਬਿਆਦਾਰ ਹਾਂ।”

ਧੰਨ ਗੁਰੂ ਗੋਬਿੰਦ ਸਿੰਘ ਜੀ ਫੁਰਮਾਨ ਕਰਦੇ ਨੇ :

ਮਾਹਿਸ ਹੈ ਤੁਮਹਿ ਤੇਗ ਚਲਾਤੇ ਹੁਏ ਦੇਖੋ।

ਬਸ ਇਤਨਾ ਹੀ ਨਹੀਂ, ਪੂਰੀ ਗੱਲ ਸੁਣ :

ਮਾਹਿਸ ਹੈ ਤੁਮਹਿ ਤੇਗ ਚਲਾਤੇ ਹੁਏ ਦੇਖੋ।

ਹਮ ਆਖ ਸੇ ਬਰਛੀ ਤੁਮਹਿ ਖਾਤੇ ਹੁਏ ਦੇਖੋ।

ਹੋਣਹਾਰ ਸਾਹਿਬਜ਼ਾਦਾ ਅਜੀਤ ਸਿੰਘ ਹੱਥ ਜੋੜ ਕੇ ਕਹਿੰਦਾ ਹੈ :

ਨਾਮ ਕਾ ਅਜੀਤ ਹੈ ਜੀਤਾ ਨਾ ਜਾਊਂਗਾ।

ਜੀਤਾ ਗਿਆ ਤੇ ਹਾਰ ਕੇ ਜੀਤਾ ਨਾ ਆਊਂਗਾ।

ਸਵੈਮ ਸਿੰਗਾਰ ਕੇ, ਸਸਤਰ ਪਹਿਨਾ ਕੇ ਸਤਿਗੁਰ ਬੇਜਦੇ ਨੇ। ਆਪਣੀਆਂ ਅੱਖਾਂ ਦੇ ਸਾਹਮਣੇ, ਸ਼ਹਾਦਤ ਦਾ ਜਾਮ ਪੀਂਦਿਆਂ ਦੇਣਾਂ ਲਖਤੇ ਜਿਗਰਾਂ ਨੂੰ ਦੇਖਦੇ ਨੇ। ਸ਼ੁਕਰ ਕਰਦੇ ਨੇ ਪਰਮਾਤਮਾ ਦਾ, ਈਸ਼ਵਰ ਦਾ, ਅਕਾਲ ਪੁਰਖ ਦਾ। ਅਸੀਂ ਪ੍ਰੇਮ ਦੀ ਦੁਨੀਆ ਵਿਚ ਜਿਉਣ ਵਾਲੇ ਧੰਨ ਗੁਰੂ ਗੋਬਿੰਦ ਸਿੰਘ ਜੀ ਮਹਾਰਾਜਾ, ਨਾ ਤਾਜ ਦਾ ਮੌਹ, ਨਾ ਭਖਤ ਦਾ ਮੌਹ, ਨਾ ਪਰਿਵਾਰ ਦਾ ਮੌਹ, ਨਾ ਸੰਸਾਰ ਦਾ ਮੌਹ, ਕੇਵਲ ਪ੍ਰੇਮ ਅਕਾਲ ਪੁਰਖ ਨਾਲ ਹੈ। ਪ੍ਰਭੂ-ਚਿੰਤਨ ਤੇ ਉਸਦੀ ਯਾਦ ਦੇ ਨਾਲ ਮੌਹ, ਪ੍ਰੇਮ ਬਣ ਜਾਂਦਾ ਹੈ ਅੰਤ ਪ੍ਰੇਮ ਈਸ਼ਵਰ ਦਾ ਰੂਪ ਹੈ :

ਜੱਭੁ ਭੱਵੁ ਦਿਸਾ ਵਿਸਾ ਹੁਏ ਵੈਲਓ ਅਨੁਰਾਗ ॥੮੦॥

(ਜਾਪ ਸਾਹਿਬ)

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜਾ ਪਿਆਰ ਦੀ ਮੂਰਤੀ ਅੰਤ ਆਪ ਦਾ ਮੂਲ ਫੁਰਮਾਨ :

ਸਾਚੁ ਕਹੋ ਸੁਨ ਲੇਹੁ ਸਭੈ ਜਿਨ ਪ੍ਰੇਮ ਕੀਓ ਤਿਨ ਹੀ ਪ੍ਰਭੁ ਪਾਇਓ ॥

(ਤੁ ਪਸਾਰਦ ਸਵੱਖੇ)

ਮੌਹ ਸੀਮਿਤ ਹੈ, ਪ੍ਰੇਮ ਅਸੀਂ ਹੈ। ਸੰਸਾਰ ਦੀ ਸੌਮਾ ਹੈ, ਮੌਹ-ਗ੍ਰਹੇ ਦੀ ਵੀ ਸੌਮਾ ਹੈ, ਪਰ ਨਿਰੰਕਾਰ ਅਸੀਂ ਹੈ, ਪ੍ਰੇਮੀ ਅਸੀਂ ਹੈ। ਜੈਸੇ ਕੋਈ ਢਾਹ ਤ੍ਰਾਹ ਪ੍ਰਭੂ ਦੀ ਸ਼ਰਨ ਵਿਚ ਜਾਂਦਾ ਹੈ, ਆਸਰਾ ਪਕੜਦਾ ਹੈ, ਅਰਜੋਈ ਕਰਦਾ ਹੈ, ਅਰਦਾਸ ਕਰਦਾ ਹੈ ਅੰਤ ਉਸਦੀ ਯਾਦ ਵਿਚ ਫੁੱਝਦਾ ਹੈ ਤਾਂ ਮੌਹ, ਪ੍ਰੇਮ ਬਣ ਜਾਂਦਾ ਹੈ। ਫਿਰ ਕੁਛ ਵੀ ਚਲਾ ਗਿਆ, ਕੁਛ ਵੀ ਆ ਗਿਆ, ਨਾ ਹਰਖ ਨਾ ਸੋਗ, ਪ੍ਰੇਮ ਹੀ ਪ੍ਰੇਮ ਹੈ। ਮੌਹ ਵਿਚ ਜੀਵਨ ਬੜੀਤ ਹੋ ਰਿਹਾ ਹੈ, ਇਕ

ਇਕ ਦਿਨ ਜਾਇਆ ਜਾ ਰਿਹਾ ਹੈ। ਪ੍ਰੇਮ ਵਿਚ ਜੀਵਨ ਬਤੀਤ ਹੋ ਰਿਹਾ ਹੈ, ਇਕ ਇਕ ਘੜੀ ਸਫਲ ਹੋ ਰਹੀ ਹੈ, ਵਕਤ ਸਫਲ ਹੋ ਰਿਹਾ ਹੈ। ਬਹੁਤ ਵਡਮੁੱਲਾ ਹੈ ਵਕਤ। ਤੇ ਮੋਹ—ਧੰਨ ਗੁਰੂ ਅਰਜਨ ਗੁਰੂ ਦੇਵ ਜੀ ਮਹਾਰਾਜ ਆਪਣੀ ਗੱਲ ਮੋਹ ਤੋਂ ਆਰੰਭ ਕਰਦੇ ਨੇ ਐਂਤ ਦੱਸਦੇ ਨੇ ਕਿ ਇਸ ਮੋਹ ਨੂੰ ਜਿਸਨੇ ਪ੍ਰੇਮ ਬਣਾ ਲਿਆ ਔਗ ਪ੍ਰਭੂ ਦੀ ਸ਼ਰਨ ਵਿਚ ਜਾ ਕੇ ਜਿਸਦਾ ਮੋਹ ਦਾ ਪਰਦਾ ਲਹਿ ਗਿਆ, ਮੋਹ ਦੀ ਦੀਵਾਰ ਜਿਸ ਨੇ ਤੋੜ ਦਿੱਤੀ, ਉਹ ਸੁਰਮਾ ਹੈ, ਕਿਉਂਕਿ ਉਸਨੇ ਮਹਾਨ ਸੂਰਮੇ ਮੋਹ ਨੂੰ ਪਛਾੜ ਕੇ ਰੱਖ ਦਿੱਤਾ ਹੈ, ਪਰੈ ਸੁੱਟ ਕੇ ਰੱਖ ਦਿੱਤਾ ਹੈ। ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਸਰੋਤਿਆਂ ਤੇ ਆਪਣੀ ਮਿਹਰ ਕਰਨ, ਐਸੀ ਬਖ਼ਸ਼ਿਸ਼ ਕਰਨ ਕਿ ਅਸੀਮ ਪਰਮਾਤਮਾ ਦੀ ਯਾਦ ਵਿਚ ਛੁੱਥੇ ਕੌਂਝੇ ਅਸੀਮ ਪ੍ਰੇਮ ਨੂੰ ਪਾਪਤ ਕਰ ਕੇ, ਸੀਮਿਤ ਮੋਹ ਨੂੰ ਰੋਜ਼ਾ ਰੋਜ਼ਾ ਕਰ ਸਕੀਏ।

*

SIKHBOOKCLUB.COM

ਅਹੰਕਾਰ

ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥
 ਮਿਥੁੰ ਤਜੰਤਿ ਸਭੈ ਦਿੜੀਤਿ ਅਨਿਕ ਮਾਧਾ ਬਿਸ੍ਰੀਰਨਹ ॥
 ਆਵੰਤ ਜਾਵੰਤ ਬਕੰਤ ਜੀਆ ਦੁਖ ਸੁਖ ਬਹੁ ਭੋਗਣਹ ॥
 ਬ੍ਰਾਮ ਭਯਾਨ ਉਦਿਆਨ ਮਰਣੰ ਮਹਾ ਬਿਕਟ ਅਸਾਧ ਰੋਗਣਹ ॥
 ਬੈਚੁੰ ਪਾਰਬ੍ਰਹਮ ਪਰਮੇਸ਼ਰ ਆਰਾਧਿ ਨਾਨਕ ਹਰਿ ਹਰਿ ਹਰੇ ॥

(ਸਲੋਕ ਸਹਸ਼ਿਤੀ ਮ: ੫, ਪੰਨਾ 1358)

ਮਨੁੱਖ ਦੀਆਂ ਮੂਲ ਬੁਨਿਆਦੀ ਕਮਜ਼ੋਰੀਆਂ ਵਿੱਚੋਂ ਪ੍ਰਥਲ ਕਮਜ਼ੋਰੀ ਹੈ ਅਹੰਕਾਰ, ਅਹੰ, ਮੈਂ ਹਾਂ, ਮੈਂ ਹਾਂ, ਮੈਂ ਹਾਂ। ਜਿਤਨੇ ਚਿਰ ਤਕ ਇਹ ‘ਮੈਂ’ ਰਹਿੰਦੀ ਹੈ, ਇਹ ਅਹੰ ਭਾਵ ਰਹਿੰਦਾ ਹੈ, ਉਤਨੇ ਚਿਰ ਤਕ ਇਹ ਜਨਮ-ਮਰਨ ਬਣਿਆ ਰਹਿੰਦਾ ਹੈ, ਚਲਦਾ ਰਹਿੰਦਾ ਹੈ। ਇਹ ਜਨਮ ਤੇ ਮਰਨ ਦਾ ਮੂਲ ਹੈ, ਜਨਮ ਤੇ ਮਰਨ ਦਾ ਕਾਰਨ ਹੈ। ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਜੀ ਦਾ ਛੁਰਮਾਨ ਹੈ :

ਹਉਮੈ ਏਹਾ ਜਾਤਿ ਹੈ ਹਉਮੈ ਕਰਮ ਕਮਾਵਿ ॥
 ਹਉਮੈ ਏਈ ਬੰਧਨਾ ਵਿਰਿ ਵਿਰਿ ਜੈਨੀ ਪਾਹਿ ॥

(ਆਗਾ ਜੀ ਦੀ ਝਾਰ ਮ: ੧, ਪੰਨਾ 466)

ਹਉਮੈ ਦਾ ਸੁਭਾਉਂ ਹੈ ਕਿ ਮਨੁੱਖ ਜਿਤਨੇ ਵੀ ਕਰਮ ਕਰਦਾ ਹੈ, ਅਹੰਕਾਰ-ਆਸ਼ਰਿਤ ਨੇ, ਚਾਹੇ ਉਹ ਕਰਮ ਪਾਰਮਿਕ ਨੇ, ਸਮਾਜਿਕ ਨੇ ਯਾ ਰਾਜਨੀਤਿਕ ਨੇ। ਅਹੰ ਮੂਲ ਹੈ, ਅਹੰ ਵਿਸ਼ਵਤ ਹੋ ਜਾਂਦਾ ਹੈ, ਹਰ ਕਰਮ ਵਿਚ ਅੰਤ ਉਹ ਕਰਮ ਜੋ ਆਸ਼ਰਿਤ ਹੈ, ਜਨਮ ਦਾ ਕਾਰਨ ਹੋ ਜਾਂਦਾ ਹੈ। ਜਨਮ, ਮਰਨ ਦਾ ਕਾਰਨ ਹੈ। ਫਿਰ ਜਨਮ, ਫਿਰ ਮਰਨ। ਇਸ ਤਰ੍ਹਾਂ ਅਹੰ, ਜਨਮ ਤੇ ਮਰਨ ਦੀ ਬਹੁਤ ਲੰਬੀ ਯਾਤਰਾ ਵਿਚ ਪਾ ਦਿੰਦਾ ਹੈ, ਬਹੁਤ ਲੰਬੇ ਗੇੜ ਵਿਚ ਪਾ ਦਿੰਦਾ ਹੈ। ਧੰਨ ਗੁਰੂ ਅਰਜਨ ਦੇਵ ਜੀ ਛੁਰਮਾਨ ਕਰ ਰਹੇ ਨੇ :

ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥
 ਹੇ ਪਾਪ ਆਤਮਾ ‘ਅਹੰਕਾਰ’, ਤੂ ਜਨਮ ਤੇ ਮਰਨ ਦਾ ਕਾਰਨ ਹੈਂ। ਵੱਖ

ਵੱਖ ਜੀਵਾਂ ਵਿਚ ਆਪਣੇ ਆਪਣੇ ਦੋਸ਼ ਪਾਏ ਜਾਂਦੇ ਨੇ। ਜਿਥ ਅਸੀਂ
ਵੇਖਦੇ ਹਾਂ, ਹਾਥੀ ਵਿਚ ਕਾਮ ਰੋਗ, ਪਤੰਗੇ ਵਿਚ ਦਿਸ਼ਟ ਰੋਗ, ਮੱਛੀ ਵਿਚ
ਰਸਨਾ ਦਾ ਔਰ ਇਸੇ ਤਰੀਕੇ ਨਾਲ ਭੌਰੇ ਵਿਚ ਨਾਸਕਾ ਦਾ ਰੋਗ ਹੈ:

ਹਉਮੈ ਰੋਗੁ ਮਾਨੁਖ ਕਉ ਦੀਨਾ॥
ਕਾਮ ਰੋਗਿ ਮੈਗਲੁ ਬਸਿ ਲੀਨਾ॥
ਦਿਸ਼ਟ ਰੋਗਿ ਪਚਿ ਮੁਏ ਪਤੰਗਾ॥
ਨਾਦ ਰੋਗਿ ਖਪਿ ਗਏ ਭੁਰੰਗਾ॥ (ਬੈਰਾਤੀ ਮ: ੫, ਪੰਨਾ 1140)

ਹਿਰਨ ਨੂੰ ਨਾਦ ਦਾ, ਕੰਨਾਂ ਦਾ ਰੋਗ ਹੈ:

ਜੋ ਜੋ ਦੌਸੈ ਸੋ ਸੋ ਰੋਗੀ॥
ਰੋਗ ਵਹਿਤ ਮੇਰਾ ਸਤਿਗੁਰੂ ਜੋਗੀ॥ (ਬੈਰਾਤੀ ਮ: ੫, ਪੰਨਾ 1140)

ਇਹ ਰੋਗ ਬੰਧਨ ਦਾ ਕਾਰਨ ਬਣ ਗਏ ਨੇ, ਇਹ ਰੋਗ ਦੁੱਖ ਦਾ ਕਾਰਨ
ਬਣ ਗਏ ਨੇ ਔਰ ਮਨੁੱਖ ਦੇ ਸਾਰੇ ਢੁੱਖਾਂ ਦਾ ਮੂਲ ਕਾਰਨ ਅਹੰ, ਅਹੰਕਾਰ ਹੈ।
ਅਹੰਕਾਰ ਕਿਧਰੇ ਅਸਥੂਲ ਰੂਪ ਪਾਰਨ ਕਰਦਾ ਹੈ, ਕਿਧਰੇ ਸੁਖਸ਼ਸਮ ਰੂਪ। ਕਿਧਰੇ
ਪਦਾਰਥਾਂ ਦਾ ਅਹੰਕਾਰ, ਕਿਧਰੇ ਧਾਰਮਿਕ ਕਰਮ ਜੋ ਪਰਮਾਤਮਾ ਦੇ ਪ੍ਰਤਿ ਕੀਤੇ
ਗਏ ਨੇ, ਉਸਦਾ ਅਹੰਕਾਰ। ਕਿਧਰੇ ਇਸ ਜੀਵਨ ਦਾ ਅਹੰਕਾਰ, ਕਿਧਰੇ ਉਸ
ਜੀਵਨ ਦੀ ਪ੍ਰਾਪਤੀ ਲਈ, ਜੋ ਸਾਧਨ ਨੇ, ਉਨ੍ਹਾਂ ਦਾ ਅਹੰਕਾਰ। ਮੂਲ ਰੂਪ
ਵਿਚ ਇਹ ਅਸਥੂਲ ਅਹੰਕਾਰ, ਧਨ-ਆਸ਼ਰਿਤ ਹੁੰਦਾ ਹੈ। ਜੋਬਨ, ਜਵਾਨੀ,
ਸੁਹੱਧਣ ਦੇ ਆਧਾਰ 'ਤੇ ਖੜ੍ਹੇ ਹੁੰਦੇ ਹਨ ਔਰ ਸ਼ਕਤੀ, ਸੱਤਾ, ਤਾਕਤ ਇਸ
ਅਹੰਕਾਰ ਦੇ ਆਧਾਰ 'ਤੇ ਖੜ੍ਹੇ ਹੁੰਦੇ ਹਨ:

ਜੋਬਨੁ ਧਨੁ ਪ੍ਰਭਤਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ॥
(ਧਨਾਸਰੀ ਮ: ੯, ਪੰਨਾ 685)

ਦਿਨ ਰਾਤ ਪਾਗਲ ਦੀ ਤਰ੍ਹਾਂ ਘੁੰਮ ਰਿਹਾ ਹੈ। ਜੋਬਨ ਦੀ ਮਸਤੀ ਵਿਚ,
ਧਨ ਦੀ ਮਸਤੀ ਵਿਚ ਔਰ ਸੱਤਾ ਦੀ ਮਸਤੀ ਵਿਚ। ਧਨ ਜੇਥ ਦੇ ਵਿਚ ਹੋਵੇ
ਯਾ ਮਨ ਦੀ ਸੋਚਣੀ ਦੇ ਵਿਚ, ਜੋਬਨਵੰਡ ਹੋਵੇ ਯਾ ਜੋਬਨ ਦੀ ਚਾਹ ਮਨ
ਵਿਚ ਹੋਵੇ, ਸੱਤਾਧਾਰੀ ਹੋਵੇ ਯਾ ਸੱਤਾ ਦਾ ਚਿੰਤਨ ਅੰਦਰ ਚਲਦਾ ਹੋਵੇ, ਦੌੜਾਂ
ਹਾਲਤਾਂ ਵਿਚ ਪਾਗਲ ਹੋ ਜਾਂਦਾ ਹੈ। ਸੱਤਾ ਪਾਗਲ ਕਰ ਦੇਂਦੀ ਹੈ। ਸੱਤਾ
ਦਾ ਚਿੰਤਨ ਵੀ ਪਰਾਲਾ ਦਿੰਦਾ ਹੈ। ਜੋਬਨ ਪਾਗਲਪਨ ਦੀ ਸੀਮਾ ਭੱਕ ਲੈ
ਜਾਂਦਾ ਹੈ, ਬਲਕਿ ਜੋਬਨ ਦਾ ਚਿੰਤਨ ਵੀ ਪਾਗਲਪਨ ਵਾਲੀ ਹਾਲਤ ਬਣਾਈ
ਰੱਖਦਾ ਹੈ। ਇਸੇ ਤਰੀਕੇ ਨਾਲ ਧਨ ਹੈ, ਧਨ ਜੇਥ ਵਿਚ ਹੈ, ਧਨ ਘਰ ਦੇ
ਵਿਚ ਹੈ ਯਾ ਧਨ ਸੋਚਾਂ ਵਿਚ ਹੈ ਯਾ ਵਿਚਾਰਾਂ ਦੇ ਵਿਚ ਹੈ, ਮਨੁੱਖ ਤਾਂ ਪਾਗਲ

ਹੋਵੇਗਾ। ਇਸ ਦਾ ਬਹੁਤ ਵੱਡਾ ਪਾਗਲਪਨ ਧਨ-ਆਸ਼ਰਿਤ ਹੈ, ਜੋਬਨ-ਆਸ਼ਰਿਤ ਹੈ ਅੰਤ ਸੱਤਾ-ਆਸ਼ਰਿਤ ਹੈ। ਤਾਂ ਹੀ ਪਾਤਿਸ਼ਾਹ ਜੀ ਫੁਰਮਾਨ ਕਰ ਰਹੇ ਨੇ :

ਜੋਬਨ ਧਨੁ ਪ੍ਰਭਾ ਕੈ ਮਦ ਮੈ ਅਹਿਨਿਸਿ ਰਹੈ ਦਿਵਾਨਾ ॥

ਦਿਨ ਰਾਤ ਪਾਗਲ ਹੋਇਆ ਫਿਰਦਾ ਹੈ, ਇਸੇ ਕਰਕੇ ਅਹੰਕਾਰੀ ਆਪਣੇ ਆਪ ਨੂੰ ਮਹਾਨ ਸਮਝਦਾ ਹੈ ਤੇ ਦੂਸਰੇ ਨੂੰ ਤੁੱਛ।

ਆਪਸ ਕਉ ਦੀਰਘ ਕਰਿ ਜਾਣੈ ਅਉਰਨ ਕਉ ਲਗ ਮਾਤਾ ॥
ਮਨਸਾ ਬਾਚਾ ਕਰਮਨਾ ਮੈ ਦੇਖੇ ਦੋਜਕ ਜਾਤ ॥

(ਅਰੂ ਕਬੀਰ ਜੀਉ, ਪੰਨਾ 1105)

ਹਰ ਇਕ ਨੂੰ ਛੋਟਾ ਸਮਝਦਾ ਹੈ, ਭਾਵੇਂ ਉਹ ਮਹਾਨ ਹੋਵੇ। ਚਾਹੇ ਸਵੈਮ ਤੁੱਛ ਹੋਵੇ, ਆਪਣੇ ਆਪ ਨੂੰ ਮਹਾਨ ਸਮਝਦਾ ਹੈ, ਉੱਚਾ ਸਮਝਦਾ ਹੈ, ਸਭ ਤੋਂ ਉੱਚਾ ਸਮਝਦਾ ਹੈ। ਇਗਾਨੀ ਸੂਫੀ ਸੰਤ ਹਾਫਿਜ਼ ਫੁਰਮਾਨ ਕਰਦੇ ਨੇ :

ਦਰ ਮਹਿਫਲੇ ਕੇ ਭੁਰਸੀਦ ਅੰਦਰ ਸੁਮਾਰ ਜਰਗ ਅਸਤ ।

ਜਿਸਦੀ ਮਹਿਫਲ ਵਿਚ ਸੂਰਜ (ਭੁਰਸੀਦ) ਇਕ ਜੱਗਾ ਹੈ, ਇਕ ਨਿੱਕਾ ਜਿਹਾ ਰੇਤ ਦਾ ਜੱਗਾ ਹੈ :

ਦਰ ਮਹਿਫਲੇ ਕਿ ਭੁਰਸੀਦ ਅੰਦਰ ਸੁਮਾਰ ਜੱਹਾ ਅਸਤ ।
ਖੁਦ ਰਾ ਬਜ਼ੁਰਗ ਦੀਦਨ ਸ਼ਰਤ ਅਦਬ ਨ ਬਾਲਦ ।

ਉਸ ਮਹਿਫਲ ਚੌਥੇ ਆਖੋਂ ਕਿ ਮੈਂ ਵੱਡਾ ਹਾਂ, ਮੈਂ ਮਹਾਨ ਹਾਂ, ਜਿਥੇ ਸੂਰਜ ਵੀ ਇਕ ਨਿੱਕੇ ਜਿਹੇ ਜ਼ੱਗੇ ਵਰਗਾ ਹੈ, ਇਸ ਦੀ ਕੋਈ ਅੰਕਾਤ ਨਹੀਂ। ਪਰ ਮਨੁੱਖ ਦੀ ਭੁੱਲ, ਮਨੁੱਖ ਦਾ ਗਿਆਨ, ਅੰਤ ਜਿਤਨਾ ਪ੍ਰਬਲ ਅਗਿਆਨੀ ਹੋਵੇਗਾ, ਉਤਨਾ ਅਹੰਕਾਰੀ ਹੋਵੇਗਾ। ਇਕ ਉਤ੍ਤੂ ਦੇ ਮਹਾਨ ਸ਼ਾਇਰ ਇਸ ਨੂੰ ਇਕ ਹੋਰ ਢੰਗ ਨਾਲ ਵੀ ਬਿਆਨ ਕਰਦੇ ਨੇ :

ਇਲਮ ਕੇ ਜਹੂਲ ਸੇ ਬਿਹਤਰ ਹੈ ਜਹੂਲ ਕਾ ਇਲਮ ।
ਮੈਨੇ ਇਹ ਦਰਸ ਪਾਇਆ ਅਪਨੀ ਬਸੋਰਤ ਸੇ ।

ਗਿਆਨ ਦੀ ਮੂਰਖਤਾ ਨਾਲੋਂ ਬਿਹਤਰ ਹੈ ਮੂਰਖਤਾ ਦਾ ਗਿਆਨ। ਇਲਮ ਦੀ ਜਹਾਲਤ ਨਾਲੋਂ ਚੰਗਾ ਹੈ, ਜਹਾਲਤ ਦਾ ਇਲਮ। ਅਗਰ ਬੇਜੂਦ ਬਹੁਤ ਕੋਈ ਸਮਝ ਜਾਂਦੇ, ਆਲਮ ਹੋ ਜਾਂਦੇ, ਵਿਦਵਾਨ ਹੋ ਜਾਂਦੇ, ਤਾਂ ਉਹ ਕਈ ਗੁਣਾਂ ਵੱਧ ਅਹੰਕਾਰ ਨਾਲ ਭਰ ਜਾਂਦੇ। ਤੇ ਅਹੰਕਾਰ ਇਸ ਗੱਲ ਦਾ ਸਬੂਤ ਹੈ ਕਿ ਜੋ ਇਲਮ ਹੈ, ਉਹ ਅਮਲ ਦੇ ਵਿਚ ਨਹੀਂ ਅੰਤ ਇਹ ਅਹੰਕਾਰ ਮੂਰਖਤਾ ਤੇ ਖੜ੍ਹਾ ਹੈ। “ਇਲਮ ਕੇ ਜਹੂਲ ਸੇ ਬਿਹਤਰ ਹੈ ਜਹੂਲ ਕਾ ਇਲਮ।” ਗਿਆਨ

ਦੀ ਮੂਰਖਤਾ ਦੇ ਨਾਲੋਂ ਬਿਹਤਰ ਹੈ, ਮੂਰਖਤਾ ਦਾ ਗਿਆਨ। ਅਹੰਕਾਰ, ਅਗਿਆਨ 'ਤੇ ਖੜ੍ਹਾ ਹੁੰਦਾ ਹੈ। ਗਿਆਨੀ ਵੀ ਅਗਿਆਨੀ ਸਮਝੋ, ਅਗਰ ਅਹੰਕਾਰੀ ਹੈ। ਭਗਤ ਸਿਰਮੌਰ ਸ੍ਰੀ ਰਵਿਦਾਸ ਜੀ ਮਹਾਰਾਜ ਬੜਾ ਸੁੰਦਰ ਛੁਹਮਾਨ ਕਰ ਰਹੇ ਨੇ :

ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਰੀ ਸੰਨਿਆਸੀ ॥
ਗਿਆਨੀ ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨ ਨਾਸੀ ॥
ਕਹੁ ਰਵਿਦਾਸ ਸਭੈ ਨਹੀ ਸਮਝਸਿ ਭੂਲਿ ਪਰੇ ਜੈਸੇ ਬਉਰੇ ॥

(ਰਾਮਕਲੀ ਸ੍ਰੀ ਰਵਿਦਾਸ ਜੀ, ਪੰਨਾ 974)

ਇਹ ਤਾਂ ਸਾਰੇ ਭੂੱਲ ਕੇ ਪਾਗਲ ਹੋਏ ਪਏ ਨੇ। “ਹਮ ਬਡ ਕਬਿ”—ਮੈਂ ਬਹੁਤ ਵੱਡਾ ਕਵੀ, ਮੇਰੀ ਕਵਿਤਾ ਮਹਾਨ! ਬਸ ਏਹੀ ਜਹਾਲਤ ਲਈ ਫਿਰਦੀ ਹੈ। “ਕੁਲੀਨ ਹਮ ਪੰਡਿਤ”—ਮੇਰੀ ਕੁਲ ਬਹੁਤ ਉੱਚੀ, ਤੇ ਮੈਂ ਉੱਚਾਂ, ਮੈਂ ਪੰਡਿਤ ਹਾਂ, ਇਸ ਵਾਸਤੇ ਮੈਂ ਮਹਾਨ ਹਾਂ। “ਹਮ ਬਡ ਕਬਿ ਕੁਲੀਨ ਹਮ ਪੰਡਿਤ ਹਮ ਜੋਰੀ ਸੰਨਿਆਸੀ ॥”—ਮੈਂ ਬਹੁਤ ਵੱਡਾ ਸੰਨਿਆਸੀ, ਬਹੁਤ ਵੱਡਾ ਜੋਰੀ, ਇਸ ਵਾਸਤੇ ਮੈਂ ਬਹੁਤ ਵੱਡਾ ਹਾਂ। ਮੈਂ ਬਹੁਤ ਵੱਡਾ ਸੰਨਿਆਸੀ ਹਾਂ, ਇਸ ਵਾਸਤੇ ਮੈਂ ਬਹੁਤ ਵੱਡਾ ਗਿਆਨੀ ਹਾਂ। “...ਗੁਨੀ ਸੂਰ ਹਮ ਦਾਤੇ ਇਹ ਬੁਧਿ ਕਬਹਿ ਨ ਨਾਸੀ ॥”—ਮੈਂ ਬਹੁਤ ਵੱਡਾ ਸੂਰਖਿਰ, ਮੈਂ ਬਹੁਤ ਵੱਡਾ ਦਾਨੀ! ਕਹਿੰਦੇ ਨੇ ਕਿ ਅਹੰਕਾਰ ਅਕਸਰ ਗੁਣਾਂ 'ਤੇ ਖੜ੍ਹਾ ਹੁੰਦਾ ਹੈ ਅੰਗ ਗੁਣਵਾਨ ਹੀ ਜ਼ਿਆਦਾ ਅਹੰਕਾਰੀ ਹੁੰਦਾ ਹੈ, ਕਿਉਂਕਿ ਅਉਗੁਣਾਂ ਦੇ ਆਸਰੇ ਅਹੰਕਾਰ ਨੂੰ ਮੂਲ ਰੂਪ ਪਾਰਨ ਦਾ ਅਸਥੂਲ ਬਲ ਮਿਲਦਾ ਹੈ। ਇਹ ਗੱਲ ਵੱਖਰੀ ਹੈ ਕਿ ਮੂਰਖ ਗੁਣ ਨਾ ਹੋਇਆਂ ਹੋਇਆਂ ਵੀ ਜਲਦਾ ਹੈ, ਪਰ ਉਸਦਾ ਅਹੰਕਾਰ ਇਤਨਾ ਬੇਫਲ ਨਹੀਂ ਹੁੰਦਾ, ਉਸਨੂੰ ਇਤਨਾ ਬੇਫਲ ਨਹੀਂ ਕਰਦਾ, ਭਾਵੇਂ ਕਿ ਉਹ ਅਹੰਕਾਰ ਮੂਰਖਤਾ 'ਤੇ ਖੜ੍ਹਾ ਹੈ, ਅਉਗੁਣਾਂ 'ਤੇ ਖੜ੍ਹਾ ਹੈ :

ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥

(ਸਲੋਕ ਮਹਲਾ ੧, ਪੰਨਾ 1411)

“ਇਕਨਾ ਨਾਦੁ ਨ ਬੇਦੁ”—ਇਕਨਾ ਨੂੰ ਨਾ ਕਿਸੇ ਪ੍ਰਕਾਰ ਦੀ ਵਿਵਿਦਿਆ ਦਾ ਗਿਆਨ, ਨਾ ਸੰਗੀਤ ਦਾ ਗਿਆਨ। “...ਗੀਅ ਰਸੁ ਰਸੁ ਕਸੁ ਨ ਜਾਣੰਤਿ ॥ ਇਕਨਾ ਸਿਧਿ ਨ ਬੁਧਿ ਨ ਅਕਲਿ ਸਰ ਅਖਰ ਕਾ ਛੇਉ ਨ ਲਹੰਤਿ ॥” ਅੱਖਰ ਦਾ ਕੋਈ ਬੋਧ ਨਹੀਂ। ਅਕਲ ਦੇ ਤਲ 'ਤੇ ਨਹੀਂ ਜੀਅ ਰਿਹਾ। ਸੰਗੀਤ ਦਾ ਕੋਈ ਬੋਧ ਨਹੀਂ, ਕਿਸੇ ਸੰਗੀਤ ਦਾ ਕੋਈ ਗਿਆਨ ਨਹੀਂ, ਲੇਕਿਨ ਵਿਰ ਵੀ ਅਹੰਕਾਰ। “ਨਾਨਕ ਤੇ ਨਰ ਅਸਲਿ ਖਰ ਜਿ ਬਿਨੁ ਗੁਣ ਗਰਬੁ ਕਰੰਤ ॥”

ਇਹ ਅਸਲੀ ਥੋਤੇ ਨੇ, ਅਹੰਕਾਰ ਦੀ ਪੰਡ ਚੁੱਕੀ ਫਿਰਦੇ ਨੇ। ਪਰ ਬੜਾ ਪ੍ਰਥਮ ਅਸਥੂਲ ਅਹੰਕਾਰ। ਪ੍ਰਗਟ ਅਹੰਕਾਰ ਤਾਂ ਗੁਣਾਂ 'ਤੇ ਖੜ੍ਹਾ ਹੁੰਦਾ ਹੈ ਔਰ ਅਹੰਕਾਰੀ ਦੀਆਂ ਅੱਖਾਂ, ਅਹੰਕਾਰੀ ਦਾ ਮਸਤਕ, ਅਹੰਕਾਰੀ ਦੀ ਚਾਲ ਸਪੱਸ਼ਟ ਰੂਪ ਵਿਚ ਅਹੰਕਾਰ ਦੀ ਪ੍ਰਦਰਸ਼ਨੀ ਕਰਦੀ ਹੈ। ਸੋਮਣੀ ਭਗਤ ਕਬੀਰ ਜੀ ਕਹਿੰਦੇ ਨੇ :

ਚਲਤ ਕਤ ਟੇਢੇ ਟੇਢੇ ਟੇਢੇ ॥
ਅਸਤਿ ਚਰਮ ਬਿਸਟਾ ਕੇ ਮੁੰਦੇ ਦੁਰਗੰਧ ਹੀ ਕੇ ਬੇਢੇ ॥

(ਕੌਦਾਰਾ ਕਬੀਰ ਜੀ, ਪੰਨਾ 1124)

ਅਹੰਕਾਰੀ ਕਦੀ ਸਿੱਧਾ ਚੱਲ ਹੀ ਨਹੀਂ ਸਕਦਾ। ਅਗਰ ਸਿੱਧਾ ਚਲੇ ਤਾਂ ਉਸਦੀ ਚਾਲ ਦਾ ਪਤਾ ਨਹੀਂ ਚਲਦਾ। ਟੇਢਾ ਚਲਦਾ ਹੈ ਤਾਂ ਕਿ ਲੋਕਾਂ ਦੀਆਂ ਨਿਗਾਹਾਂ ਮੇਰੇ 'ਤੇ ਹੋਵਣ। ਨਿਰਮਾਣ ਮਨੁੱਖ ਚਾਹੁੰਦਾ ਹੈ ਕਿ ਪਰਮਾਤਮਾ ਦੀ ਨਿਗਾਹ ਥੱਲੇ ਆ ਜਾਵਾਂ, ਅਹੰਕਾਰੀ ਚਾਹੁੰਦਾ ਹੈ ਕਿ ਸਾਰਿਆਂ ਦੀਆਂ ਨਿਗਾਹਾਂ ਮੇਰੇ 'ਤੇ ਆਉਣ, ਸਭ ਮੈਨੂੰ ਹੀ ਦੇਖਣ :

ਚਲਤ ਕਤ ਟੇਢੇ ਟੇਢੇ ਟੇਢੇ ॥
ਅਸਤਿ ਚਰਮ ਬਿਸਟਾ ਕੇ ਮੁੰਦੇ ਦੁਰਗੰਧ ਹੀ ਕੇ ਬੇਢੇ ॥

ਤੂੰ ਹੈਂ ਕੀ ? ਹੱਡੀਆਂ; ਹੱਡੀਆਂ 'ਤੇ ਚੜ੍ਹਿਆ ਹੋਇਆ ਮਾਸ। ਮਾਸ 'ਤੇ ਚੜ੍ਹੀ ਹੋਈ ਚਰਬੀ ਔਰ ਚਰਬੀ ਦੇ ਉੱਤੇ ਲਿਪਟੀ ਹੋਈ ਇਹ ਚਮਚੀ। ਹੋਰ ਕੀ ਹੈਂ ਤੂੰ ? ਹੱਡੀਆਂ ਦਾ ਮਾਣ, ਜੋਬਨ, ਜਵਾਨੀ ਦਾ ਮਾਣ, ਮਾਸ ਦਾ ਮਾਣ, ਮਿੱਝ ਦਾ ਮਾਣ ਔਰ ਖਲੜੀ ਦਾ ਮਾਣ, ਇਸ ਤੋਂ ਇਲਾਵਾ ਹੋਰ ਹੈ ਕੀ ? ਇਹ ਕਾਇਆ ਤਾਂ ਇਤਨੀ ਨਾਪਾਕ ਹੈ, ਕੋਈ ਵੀ ਪਾਵਿੱਤਰ ਚੀਜ਼ ਇਸ ਨਾਲ ਛੂਹ ਜਾਏ, ਮੈਲੀ ਹੈ ਜਾਂਦੀ ਹੈ। ਔਰ ਇਸ ਕਾਇਆ ਦਾ ਅਹੰਕਾਰ, ਪੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਫੁਰਮਾਨ ਕਰਦੇ ਨੇ :

ਕਰਪੂਰ ਪੁਹਪ ਸੁਗੰਧਾ ਪਰਸ ਮਾਨ੍ਥ ਦੇਂਹੇ ਮਲੀਣੰ ॥
ਮਜਾ ਤੁਧਿਰ ਦੂਗੰਧਾ ਨਾਨਕ ਅਖਿ ਗਰਬੇਣ ਅਗ੍ਰਾਨਣੰ ॥

(ਮਹਲਾ 4 ਗਾਥਾ, ਪੰਨਾ 1360)

ਕਪੂਰ ਤੇ ਚੰਦਨ, ਫੁੱਲਾ ਜੈਸੀਆਂ ਪਾਵਿੱਤਰ ਵਸਤੂਆਂ, ਮਨੁੱਖੀ ਤਨ ਨਾਲ ਛੂਹਾਇਆਂ, ਸਪਰਸ ਕਰਦਿਆਂ ਮੈਲੀਆਂ ਹੋ ਜਾਂਦੀਆਂ ਨੇ। “ਮਜਾ ਤੁਧਿਰ ਦੂਗੰਧਾ ਨਾਨਕ ਅਖਿ ਗਰਬੇਣ ਅਗ੍ਰਾਨਣੰ ॥” ਹੈ ਕੀ ? ਦੁਰਗੰਧ, ਖੂਨ, ਮਿੱਝ, ਮਾਸ, ਖਲੜੀ, ਅਗਿਆਨੀ ਐਵੇਂ ਤਨ ਦਾ ਅਹੰਕਾਰ ਕਰਦੇ। ਜੋਬਨ ਦਾ ਐਵੇਂ ਅਹੰਕਾਰ ਕਰਦੈ ਤੇ ਫਿਰ ਧਨ ਦਾ ਅਹੰਕਾਰ :

ਧਨਵੰਤਾ ਹੋਇ ਕਿਆ ਕੋ ਗਰਬੈ ॥
ਜਾ ਸਭ ਕਿਛੁ ਤਿਸ ਕਾ ਦੀਆ ਦਰਬੈ ॥

(ਗਊਂਗੀ ਸੁਖਮਨੀ ਮ: ੫, ਪੰਨਾ 282)

ਪੁਰਖਾ ! ਈਸ਼ਵਰ ਵਸੀਲਾ ਨਾ ਬਣੇ ਤਾਂ ਧਨ ਕਿਥੇ ? ਉਸਦੇ ਵਸਾਇਲ
ਨਾਲ ਹੀ ਸਭ ਕੁਛ ਪ੍ਰਾਪਤ ਹੁੰਦਾ ਹੈ ਅੰਤ ਸਭ ਤੋਂ ਵੱਡਾ ਵਸੀਲਾ ਇਹ ਤਨ
ਅੰਤ ਇਹ ਤਨ ਉਸਦੀ ਦੇਣ ਹੈ। ਇਹ ਦਿਮਾਗ ਉਸਦੀ ਦੇਣ ਹੈ। ਇਸ ਤਨ
ਤੇ ਮਨ ਦੇ ਆਸਰੇ ਤੋਂ ਤੂੰ ਧਨ ਇਕੱਠਾ ਕਰ ਲਿਆ, ਵਸੀਲਾ ਤਾਂ ਪ੍ਰਭੂ ਹੈ,
ਵਸੀਲਾ ਤਾਂ ਪਰਮਾਤਮਾ ਹੈ ਪਰ ਧਨ ਦਾ ਅਹੰਕਾਰ, ਸੱਤਾ, ਪ੍ਰਭੂਤਾ, ਇਸਦਾ
ਅਹੰਕਾਰ ਹੈ। ਅਗਾਂਹ ਚਲੀਏ—ਅਹੰਕਾਰ ਨੂੰ ਬੈਠਣ ਵਾਸਤੇ ਕਈ ਗੁਣਾਂ ਦਾ
ਸਿੰਘਾਸਨ ਚਾਹੀਦਾ ਹੈ—ਦਾਨ ਦਾ ਅਹੰਕਾਰ, ਗਿਆਨ ਦਾ ਅਹੰਕਾਰ, ਸੇਵਾ
ਦਾ ਅਹੰਕਾਰ। ਬੜੇ ਨਵੇਂ ਤੋਂ ਨਵੇਂ ਸਿੰਘਾਸਨ, ਅਹੰਕਾਰ ਆਪਣੇ ਬੈਠਣ ਲਈ
ਬਣਾਉਂਦਾ ਹੈ, ਬਣਾਈ ਜਾਂਦਾ ਹੈ ਅੰਤ ਗੁਣਾਂ ਦੇ ਆਸਰੇ 'ਤੇ ਬੈਠ ਕੇ ਇਹ
ਬੜਾ ਪ੍ਰਸੰਨ ਹੁੰਦਾ ਹੈ, ਕਿਉਂਕਿ ਜਗਤ ਤੋਂ ਜੱਸ ਬੜਾ ਮਿਲਦਾ ਹੈ, ਜਗਤ
ਤੋਂ ਮਾਣ ਮਿਲਦਾ ਹੈ ਅਤੇ ਉਹ ਮਾਣ ਇਸ ਦੇ ਜੱਸ ਨੂੰ ਹੋਰ ਵਧਾਂਦਾ ਹੈ। ਫਿਰ ਧਨ
ਦਾ ਤਿਆਗ ਹੈ ਤੇ ਤਿਆਗ 'ਤੇ ਆ ਕੇ ਅਹੰਕਾਰ ਖੜ੍ਹਾ ਹੋ ਗਿਆ ਹੈ। ਹੁਣ
ਤਿਆਗ ਦਾ ਅਹੰਕਾਰ ਸੱਤਾ ਕੋਲ ਹੈ, ਹੁਣ ਸੱਤਾ ਦਾ ਅਹੰਕਾਰ ਹੈ। ਸੱਤਾ
ਦਾ ਤਿਆਗ ਕਰ ਦਿੱਤਾ, ਹੁਣ ਤਿਆਗ ਦਾ ਅਹੰਕਾਰ। ਐਸਾ ਅਕਸਰ ਦੇਖਣ
ਨੂੰ ਮਿਲਦਾ ਹੈ ਕਿ ਜੋ ਕੋਲ ਹੈ ਉਸਦਾ ਅਹੰਕਾਰ ਹੈ; ਫਿਰ ਜੋ ਕੋਲ ਹੈ, ਉਸਦਾ
ਤਿਆਗ ਕੀਤਾ, ਉਸਦਾ ਅਹੰਕਾਰ ਹੋ ਗਿਆ। ਅਹੰਕਾਰ ਨਵੇਂ ਤੋਂ ਨਵੇਂ ਰਸਤੇ
ਲੱਭਦਾ ਹੈ। ਅਹੰਕਾਰ ਤੋਂ ਬਚਣਾ ਅੰਖੀ। ਜਿਹੜਾ ਸਿੰਘਾਸਨ ਅਸਾਂ ਬਣਾਇਆ
ਸੀ ਕਿ ਭਗਵਾਨ ਆ ਕੇ ਬੈਠੇ, ਨਿਰੰਕਾਰ ਆ ਕੇ ਬੈਠੇ, ਪਰ ਅਹੰਕਾਰ ਆ
ਕੇ ਬੈਠ ਜਾਂਦਾ ਹੈ। ਸੇਵਾ ਕਰ ਰਹੇ ਸੀ ਤਾਂ ਕਿ ਸੇਵਾ ਦੇ ਸਿੰਘਾਸਨ 'ਤੇ ਪ੍ਰਭੂ
ਆ ਕੇ ਬੈਠੇ, ਪਰ ਅਹੰਕਾਰ ਆ ਕੇ ਬੈਠ ਗਿਆ। ਸਿਮਰਨ ਮਾਲਾ ਦੇ ਰਾਹੀਂ,
ਗਸਨਾ ਦੇ ਨਾਲ, ਜਪ ਦੇ ਰਾਹੀਂ ਆਰੰਭ ਕੀਤਾ ਤੁਂ ਕਿ ਇਹ ਜਪ, ਇਹ ਮਾਲਾ
ਦਾ ਫਿਰਨਾ, ਪ੍ਰਭੂ ਪ੍ਰਾਪਤੀ ਦਾ ਸਾਧਨ ਬਣ ਜਾਏ, ਪਰ ਇਸ 'ਤੇ ਵੀ ਅਹੰਕਾਰ
ਖੜ੍ਹਾ ਹੋ ਗਿਆ। ਅਹੰਕਾਰੀ ਨੂੰ ਦੂਸਰੇ ਝੁੱਛ ਪ੍ਰਤੀਤ ਹੁੰਦੇ ਨੇ। ਅਹੰਕਾਰੀ ਆਪਣੇ
ਆਪ ਨੂੰ ਮਹਾਨ ਸਮਝਦਾ ਹੈ ਅੰਤ ਕਈ ਦੱਢਾ ਅਹੰਕਾਰ ਇਤਨੀ ਚਰਮ ਸੀਮਾ
ਤੇ ਪਹੁੰਚਦਾ ਹੈ ਕਿ ਉਸਦੀ ਦ੍ਰਿਸ਼ਟੀ ਵਿਚ ਨਿਰੰਕਾਰ ਵੀ ਕੁਛ ਨਹੀਂ ਭਾਸਦਾ।
ਉਹ ਸਵੈਮ ਆਪ ਹੀ ਨਿਰੰਕਾਰ ਬਣਨ ਦਾ ਦਾਅਵਾ ਕਰ ਬੈਠਦਾ ਹੈ ਕਿ ਮੈਂ
ਹੀ ਨਿਰੰਕਾਰ ਹਾਂ। ਦਾਅਵਾ ਕੀਤਾ ਸੀ ਹਰਨਾਕਸ਼ ਨੇ ਕਿ ਮੈਂ ਪਰਮਾਤਮਾ ਹਾਂ,

ਕੌਣ ਹੁੰਦਾ ਹੈ ਪਰਮਾਤਮਾ। ਦਾਅਵਾ ਕੀਤਾ ਸੀ ਨਮੂਦ ਨੇ ਕਿ ਮੈਂ ਹਾਂ ਖੁਦਾ,
ਕੌਣ ਹੁੰਦਾ ਹੈ ਖੁਦਾ।

ਅਹੰਕਾਰੀ ਆਪਣੇ ਤੋਂ ਵੱਡਾ ਕਿਸੇ ਨੂੰ ਵੀ ਮੰਨਣ ਨੂੰ ਤਿਆਰ ਨਹੀਂ,
ਇਸ ਵਾਸਤੇ ਅਹੰਕਾਰੀ ਦਾ ਸਿਰ ਕਿਸੇ ਅੱਗੇ ਬੁਕਦਾ ਹੀ ਨਹੀਂ, ਆਕਤਿਆ
ਰਹਿੰਦਾ ਹੈ। ਔਰ ਉਸਦੇ ਸਾਹਮਣੇ ਮਾਤਾ ਛੋਟੀ ਹੈ, ਪਿਤਾ ਛੋਟਾ ਹੈ, ਗੁਰੂ ਛੋਟਾ
ਹੈ, ਪ੍ਰਭੂ ਛੋਟਾ ਹੈ, ਕੋਈ ਵੀ ਵੱਡਾ ਨਹੀਂ। ਸਿਰਫ ਉਹ ਖੁਦ ਵੱਡਾ ਬਣਦਾ
ਹੈ ਅੱਗ ਵੱਡਾ ਹੋਣ ਦੀ ਕੋਸ਼ਿਸ਼ ਕਰਦਾ ਹੈ। ਸਾਰੀ ਭੱਜ ਦੌੜ ਅਹੰਕਾਰ ਲਈ
ਹੈ, ਨਿਰੰਕਾਰ ਲਈ ਨਹੀਂ; ਕਿਸੇ ਤਰ੍ਹਾਂ ਪੈਸੇ ਸਾਰੀ ਦੁਨੀਆ ਦਾ ਮਰਕਜ਼ ਬਣ
ਜਾਵਾਂ, ਕੌਂਦਰ ਬਣ ਜਾਵਾਂ, ਹਰ ਇਕ ਦੀ ਨਿਰਾਹ ਮੇਰੇ 'ਤੇ ਟਿਕੇ ਅੱਗ ਹਰ
ਇਕ ਦਾ ਮਾਣ ਮੈਂ ਹੋ ਜਾਵਾਂ। ਮੇਰੇ 'ਤੇ ਮਾਣ ਕਰਨ ਅੱਗ ਮੇਰਾ ਅਹੰਕਾਰ ਸਿਖਰ
'ਤੇ ਪਹੁੰਚੇ। ਸਾਰੀ ਭੱਜ ਦੌੜ ਅਹੰਕਾਰ ਦੀ ਹੀ ਹੈ। ਇੰਜ਼ ਕਹਿ ਲਈਏ ਕਿ
ਯਾਤਰਾਵਾਂ ਤਾਂ ਦੇ ਤਰ੍ਹਾਂ ਦੀਆਂ ਹੀ ਹਨ: ਅਹੰਕਾਰ ਦੀ ਯਾਤਰਾ ਅਤੇ
ਨਿਰੰਕਾਰ ਦੀ ਯਾਤਰਾ। ਨਿਰੰਕਾਰ ਦੀ ਯਾਤਰਾ ਆਰੰਭ ਹੁੰਦੀ ਹੈ—ਤੂੰ ਹੈਂ, ਤੂੰ
ਹੈਂ, ਤੂੰ ਹੈਂ। ਅਹੰਕਾਰ ਦੀ ਯਾਤਰਾ ਆਰੰਭ ਹੁੰਦੀ ਹੈ—ਮੈਂ ਹਾਂ, ਮੈਂ ਹਾਂ, ਮੈਂ ਹਾਂ,
ਮੈਂ ਹਾਂ; ਅੱਗ ਇਹ ਜਨਮ-ਮਰਨ ਦਾ ਕਾਚਨ ਬਣ ਜਾਂਦੀ ਹੈ। ਤੂੰ ਹੈਂ, ਤੂੰ ਹੈਂ,
ਤੂੰ ਹੈਂ—ਇਹ ਜਨਮ-ਮਰਨ ਨੂੰ ਮਿਟਾ ਕੇ ਪ੍ਰਭੂ ਦਾ ਹੀ ਰੂਪ ਬਣਾ ਦਿੰਦੀ ਹੈ।
ਬੁਦ ਸਾਗਰ ਵਿਚ ਲੀਨ ਹੋ ਜਾਂਦੀ ਹੈ। ਪ੍ਰਭੂ ਦਾ ਹੀ ਰੂਪ ਹੋ ਜਾਂਦੀ ਹੈ। ਭਗਤ
ਕਬੀਰ ਜੀ ਕਹਿੰਦੇ ਨੇ:

ਕਬੀਰ ਤੂੰ ਤੂੰ ਕਰਤਾ ਤੂੰ ਹੁਆ ਮੁਝ ਮਹਿ ਰਹਾ ਨ ਹੈ ॥

ਜਥ ਆਪਾ ਪਰ ਕਾ ਮਿਟਿ ਗਇਆ ਜਤ ਦੇਖਉ ਤਤ ਤੂੰ ॥

(ਸਲੋਕ ਕਬੀਰ ਜੀ, ਪੰਨਾ 1375)

ਤੂੰ ਹੈਂ, ਤੂੰ ਹੈਂ, ਤੂੰ ਹੈਂ—ਇਸ ਬਿਰਤੀ ਨੇ, ਇਸ ਜਪ ਨੇ ਤੇਰਾ ਹੀ ਰੂਪ
ਬਣਾ ਦਿੱਤਾ:

ਅਥ ਤਉ ਸਾਈ ਚਢੇ ਸਿੰਘਾਸਨਿ ਮਿਲੇ ਹੈ ਸਾਰਿੰਗਪਾਨੀ ॥

ਰਾਮ ਕਬੀਰਾ ਏਕ ਭਾਈ ਹੈ ਕੋਇ ਨ ਸਕੈ ਪਛਾਨੀ ॥

(ਰਾਮਕਲੀ ਕਬੀਰ ਜੀ, ਪੰਨਾ 969)

ਤੂੰ ਹੈਂ, ਤੂੰ ਹੈਂ, ਤੂੰ ਹੈਂ, ਇਸ ਨੇ ਭਗਵਾਨ ਦਾ ਰੂਪ ਬਣਾ ਦਿੱਤਾ। ਮੈਂ
ਹਾਂ, ਮੈਂ ਹਾਂ, ਮੈਂ ਹਾਂ; ਇਹ ਮੈਂ, ਮੈਂ, ਸੈਤਾਨ ਦਾ ਰੂਪ ਬਣਾ ਦਿੰਦੀ ਹੈ। ਸੈਤਾਨ
ਹੀ ਹੈ ਉਹ ਜਿਹੜਾ ਸੈਤਾਨ-ਆਸ਼ਰਿਤ ਖੜ੍ਹਾ ਹੈ। ਭਗਵਾਨ ਦਾ ਰੂਪ ਹੈ, ਜਿਸਦੇ
ਹੇਮ ਹੇਮ ਦੇ ਵਿਚ, ਜਿਸ ਦੀਆਂ ਸਾਰੀਆਂ ਕਿਰਿਆਵਾਂ ਵਿਚ ਭਗਵਤ ਦੀ

ਪ੍ਰਦਰਸ਼ਨੀ ਹੋ ਰਹੀ ਹੈ, ਪਰਮਾਤਮਾ ਹੀ ਪ੍ਰਗਟ ਹੋ ਰਿਹਾ ਹੈ। ਭਗਤ ਕਬੀਰ
ਜੀ ਸਹੀ ਫੁਰਮਾ ਰਹੇ ਨੇ :

ਜਬ ਹਮ ਹੋਡੇ ਤਬ ਤੁਮ ਨਾਹੀ ਅਥ ਤੁਮ ਹਹੁ ਹਮ ਨਾਹੀ ॥

(ਗਊਬੀ ਕਬੀਰ ਜੀ, ਪੰਨਾ 339)

ਜਦ ਮੈਂ ਸੀ, ਤੂੰ ਨਹੀਂ ਸੀ; ਹੁਣ ਤੂੰ ਹੈਂ, ਮੈਂ ਨਹੀਂ ਹਾਂ। ਇਹ ਤੂੰ ਤੇ
ਮੈਂ ਇੱਕੋ ਸਿੰਘਾਸਨ 'ਤੇ ਨਹੀਂ ਬੈਠ ਸਕਦੇ। ਮਹਾਰਾਜ ਦੀ ਬਾਣੀ ਦਾ
ਫੁਰਮਾਨ ਹੈ :

ਹਉਮੈ ਨਾਵੈ ਨਾਲਿ ਵਿਰੋਧੁ ਹੈ ਝਾਇ ਨ ਵਸਹਿ ਇਕ ਨਾਇ ॥

(ਵਡਹੋਸੂ ਮ: ੩, ਪੰਨਾ 560)

ਮੈਂ ਤੇ ਤੂੰ ਦੋਵੇਂ ਇਕੱਠੇ ਨਹੀਂ ਰਹਿ ਸਕਦੇ। ਤੂੰ ਹੈਂ ਯਾ ਮੈਂ ਹਾਂ। ਅਹੰਕਾਰੀ
ਦੀ ਸਾਰੀ ਸਾਧਨਾ ਹੈ—ਮੈਂ ਹਾਂ, ਮੈਂ ਹਾਂ। ਉਸਦੀ ਸਾਰੀ ਭੱਜ ਦੌੜ, ਉਸ ਦੀ
ਸਾਰੀ ਕਿਰਿਆ, ਉਸਦੀ ਸਾਰੀ ਤਪੱਸਿਆ, ਉਸਦੀ ਸਾਰੀ ਮਿਹਨਤ ਇਹ ਕਿਸ
ਕਾਰਨ ਹੋ ਰਹੀ ਹੈ—ਮੈਂ, ਮੈਂ, ਮੈਂ—ਪਰ ਸਨਿਮਰ ਮਨੁੱਖ ਦੀ ਸਮਝ ਵਿਚ ਤੂੰ
ਹੈਂ, ਤੂੰ ਹੀ ਹੈਂ, ਤੂੰ ਹੀ ਹੈਂ, ਤੂੰ ਹੀ ਹੈਂ। ਉਥੇ ਮੈਂ ਦੀ ਚਿੰਗਾਰੀ ਕੋਈ ਨਹੀਂ
ਰਹਿੰਦੀ। ਜਿਸ ਵਿਚ ਗੁਣ ਬਸਮ ਹੋ ਜਾਂਦੇ ਹੋ। ਬਸ ਤੂੰ ਹੀ, ਤੂੰ ਹੀ, ਤੂੰ ਹੀ।
ਇਕ ਆਲਮ ਦਾ ਕਹਿਣਾ ਹੈ :

ਅਜ ਰਾਹ ਤੂੰ ਆਰ, ਅਜ ਰਾਹ ਤੂੰ ਆਰ ਕਿ ਸਲਾਮਤ ਨ ਭੁਨਦ।

ਇਸ ਢੰਗ ਨਾਲ ਰਸਤੇ 'ਤੇ ਚੱਲ ਕਿ ਕਿਸੇ ਦਾ ਸਿਰ ਮਜ਼ਬੂਰਨ ਨਾ
ਭੁਕੇ। ਬਹੁਤਾ ਆਕੜ ਕੇ ਨਾ ਚੱਲ :

ਬਾ ਖਲਕਤ ਭੁਨੀ ਮਾਂਦ ਕਿ ਕਿਆਮਤ ਨ ਭੁਨਦ।

ਖਲਕਤ ਵਿਚ ਇਸ ਢੰਗ ਨਾਲ ਰਹਿ ਕਿ ਤੇਰੇ ਰਹਿਣ ਨਾਲ ਕਿਆਮਤ
ਨਾ ਹੋਵੇ :

ਦਰ ਮਸਜਦੀ ਰਵੀ ਕਿ ਭੁਨਾ ਜੇ ਕਿ ਤੁਰਾ,
ਦਰ ਪੇਸ਼ ਨਾ ਖੁਆਨਦ ਕਿ ਆਮਦ ਨਾ ਭੁਨਦ।

ਜੇ ਕਿਧਰੇ ਇਬਾਦਤ ਕਰਨ ਨੂੰ ਤੇਰਾ ਜੀ ਨਾ ਕਰੇ ਤਾਂ ਨਿਮਾਜੀਆਂ ਦੇ
ਪਿੱਛੇ ਹੋ ਕੇ ਨਿਮਾਜ ਪੜ੍ਹੋ; ਕਿਧਰੇ ਅੱਗੇ ਹੋ ਕੇ ਨਹੀਂ, ਐਸਾ ਨਾ ਹੋਵੇ ਕਿ
ਤੇਰੇ ਅੰਦਰ ਇਮਾਮ ਬਣਨ ਦਾ ਚਾਉ ਪੈਦਾ ਹੋ ਜਾਏ ਅੰਰ ਨਮਾਜ ਪੜ੍ਹਦਿਆਂ,
ਮਸਜਿਦ ਵਿਚ ਵੀ ਤੂੰ ਕਹਿ ਉਠੋਂ ਕਿ ਮੈਂ ਹੀ ਸਭ ਤੋਂ ਵੱਡਾ ਹਾਂ।

ਅਕਸਰ ਪਾਰਮਿਕ ਮੰਦਿਰਾਂ ਵਿਚ ਵੀ ਲੋਕੀ ਪ੍ਰਧਾਨਗੀ ਮੰਗਦੇ ਨੇ ਯਾ

ਫਿਰ ਜਿਸ ਦਾ ਸਾਰਾ ਅਹੰਕਾਰ ਮਿਟ ਗਿਆ ਹੈ ਉਹ ਪ੍ਰਧਾਨ ਹੋ ਸਕਦਾ ਹੈ :

ਸਰਗ ਪੁਰਖ ਮਹਿ ਪੁਰਖ ਪ੍ਰਧਾਨ ॥

ਸਾਪਿੰਗਿ ਜਾ ਕਾ ਮਿਟੈ ਅਭਿਮਾਨੁ ॥

(ਗਊੜੀ ਸੁਖਮਨੀ ਮ: ੫, ਪੰਨਾ 266)

ਜੇ ਸੰਗਤ ਦੇ ਚਰਨਾਂ ਦੀ ਧੂੜ ਹੋ ਗਿਆ, ਮਸਤਕ ਦਾ ਤਿਲਕ ਫਿਰ ਉਹ ਹੀ ਬਣਦਾ ਹੈ। ਪਰ ਜੇ ਪਹਿਲੇ ਹੀ ਮਸਤਕ ਦੇ ਉੱਤੇ ਆਸਵਾਰ ਹੋ ਕੇ ਬੈਠਾ ਹੈ, ਸ਼ਾਇਦ ਉਸਨੂੰ ਮਖਲੂਕ ਦੇ ਕਦਮਾਂ ਵਿਚ ਵੀ ਥਾਂ ਨਾ ਮਿਲੇ। ਪਰ ਅਹੰਕਾਰੀ ਭਾਂ ਸਿਰ 'ਤੇ ਬੈਠਣ ਦੀ ਕੋਸ਼ਿਸ਼ ਕਰਦਾ ਹੈ, ਅਹੰਕਾਰੀ ਦੇ ਆਸਨ ਸਿੰਘਾਸਨ ਲੋਕਾਂ ਦੇ ਸਿਰ ਦੇ ਉੱਤੇ ਹੀ ਹੁੰਦੇ ਨੇ। ਸਾਰੀ ਰਾਜਨੀਤੀ, ਸਾਰੀ ਸੱਭਾ ਅਹੰਕਾਰ-ਆਸ਼ਰਿਤ ਹੈ ਅੰਤ ਅਹੰਕਾਰੀ ਸਿਰਾਂ 'ਤੇ ਹੀ ਬੈਠਦਾ ਹੈ। ਕਈ ਵਾਰੀ ਸਿਰ ਹਿੱਲ ਜਾਂਦੇ ਨੇ, ਫਿਰ ਥੱਲੇ ਗਿਰ ਜਾਂਦਾ ਹੈ। ਇਸ ਵਾਸਤੇ ਕਹਿੰਦੇ ਨੇ—‘ਗੁਰੂ ਕਾ ਸਿਰ ਨੌਰਾ ।’ ਆਖਰ ਜੇ ਲੋਕਾਂ ਦੇ ਸਿਰ ਤੁਕਾਣਾ ਚਾਹੁੰਦਾ ਹੈ, ਇਕ ਦਿਨ ਇਸਦਾ ਆਪਣਾ ਸਿਰ ਨੌਰਾਂ ਹੋ ਕੇ ਰਹਿ ਜਾਂਦਾ ਹੈ। ਅਹੰਕਾਰੀ ਸ਼ਰਮਸਾਰ ਹੋ ਕੇ ਰਹਿ ਜਾਂਦਾ ਹੈ। ਇਸ ਵਾਸਤੇ ਅਹੰਕਾਰ, ਮਨੁੱਖ ਅਤੇ ਪਰਮਾਤਮਾ ਦੇ ਦਰਮਿਆਨ ਇਕ ਬਹੁਤ ਵੱਡੀ ਦੀਵਾਰ ਹੈ, ਬਹੁਤ ਵੱਡੀ। ਸਾਰੀ ਧਾਰਮਿਕ ਸਾਧਨਾ ਇਸੇ ਦੀਵਾਰ ਨੂੰ ਤੇਤਨ ਦੀ ਹੈ, ਪਰ ਅਹੰਕਾਰ ਬੜਾ ਹੀ ਚਾਲਾਕ ਹੈ, ਇਹ ਧਾਰਮਿਕ ਸਾਧਨਾ ਨੂੰ ਵੀ ਆਪਣਾ ਸਿੰਘਾਸਨ ਬਣਾ ਦਿੰਦਾ ਹੈ। ਬੈਠਣਾ ਸੀ ਪ੍ਰਭੂ ਨੇ, ਪਰ ਆਪ ਹੀ ਬੈਠ ਜਾਂਦਾ ਹੈ :

ਤੀਰਥ ਬਰਤ ਅਤੁ ਦਾਨ ਕਰਿ ਮਨ ਮੈ ਪਰੈ ਗੁਮਾਨੁ ॥

ਨਾਨਕ ਨਿਹਫਲ ਜਾਤ ਤਿਰ ਜਿਉ ਕੁੰਚਰ ਇਸਨਾਨੁ ॥

(ਸਲੋਕ ਮਹਲਾ ੯, ਪੰਨਾ 1428)

ਧਾਰਮਿਕ ਸਾਧਨਾ ਹਾਥੀ ਦਾ ਇਸ਼ਨਾਨ ਬਣ ਕੇ ਰਹਿ ਜਾਂਦੀ ਹੈ। ਅਹੰਕਾਰ ਸਾਰੇ ਧਰਮ ਨੂੰ ਅਧਿਨ ਵਿਚ ਬਦਲ ਕੇ ਰੱਖ ਦਿੰਦਾ ਹੈ ਅੰਤ ਇਸ ਤਰ੍ਹਾਂ ਅਹੰਕਾਰ ਤੋਂ ਪੈਦਾ ਇਹ ਅਧਿਨ, ਜਨਮ ਤੇ ਮਰਨ ਦਾ ਕਾਰਨ ਬਣਦਾ ਹੈ :

ਹੋ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥

ਹੋ ਪਾਪ ਆਤਮਾ ਅਹੰਕਾਰ ! ਨੂੰ ਜਨਮ ਤੇ ਮਰਨ ਦਾ ਮੂਲ ਹੈ ।

ਹੋ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥

ਮਿਨ੍ਦੁ ਤਜੰਤਿ ਸਤ੍ਤੁ ਦਿੜੰਤਿ ਅਨਿਕ ਮਾਧਾ ਬਿਸੀਰਨਹ ॥

ਹੋ ਅਹੰਕਾਰ। ਤੈਨੂੰ ਦੂਸ਼ਮਣ ਹੀ ਬਣਾਉਣੇ ਆਉਂਦੇ ਨੇ, ਮਿੱਤਰ ਬਣਾਉਣ ਦੀ ਤੈਨੂੰ ਜਾਚ ਨਹੋਂ। ਅਹੰਕਾਰੀ ਦੇ ਮੂੰਹੋਂ ‘ਨਾਹ’ ਨਿਕਲਦੀ ਹੈ,

ਅਹੰਕਾਰੀ 'ਹਾਂ' ਨਹੀਂ ਕਰ ਸਕਦਾ। ਜੇ ਸਾਰਾ ਮਾਹੌਲ ਹੀ ਐਸਾ ਹੋਵੇ ਅੱਤੇ 'ਹਾਂ' ਕਹਿਣ ਦੀ ਸਹੂਲੀਅਤ ਵੀ ਹੋਵੇ, ਕੁਛ ਵਿਗੜਦਾ ਵੀ ਨਾ ਹੋਵੇ, ਅਹੰਕਾਰੀ ਤਦ ਵੀ 'ਹਾਂ' ਨਹੀਂ ਕਰੇਗਾ—ਬਸ ਨਾਂਹ, ਨਾਂਹ। ਜਿਤਨੀ ਤਾਕਤ ਜਿਆਦਾ ਹੋਵੇ, ਉਤਨਾ ਹੀ ਜ਼ਬਾਨ 'ਤੇ ਆ ਜਾਂਦਾ ਹੈ, ਨਾ, ਨਹੀਂ। ਕੋਈ ਕੰਮ ਹੈ ਅਤੇ ਅਕਸਰ ਕੰਮ-ਕਾਰ ਲਈ ਲੋਕੀ ਦਫ਼ਤਰਾਂ ਵਿਚ ਜਾਂਦੇ ਨੇ। ਜਿਤਨੀ ਜਿਸ ਕੋਲ ਸਮਰੱਥਾ ਹੈ, ਵਕਤ ਹੈ, ਉਸੇ ਹਿਸਾਬ ਨਾਲ ਉਹ ਨਾਂਹ ਕਰਦਾ ਹੈ। ਨਾਂਹ ਕਰ ਕੇ ਦੱਸਣਾ ਚਾਹੁੰਦਾ ਹੈ ਕਿ ਮੈਂ ਤੈਨੂੰ ਰੋਕ ਸਕਦਾ ਹਾਂ, ਮੈਂ ਤੇਰੇ ਕੰਮ ਨੂੰ ਰੋਕ ਸਕਦਾ ਹਾਂ—ਅਹੰਕਾਰ। ਇਸ ਮਾਅਨੇ ਵਿਚ ਤਾਂ ਭਾਰਤ ਬਹੁਤ ਅਹੰਕਾਰੀ ਦੇਸ਼ ਹੈ ਗਿਆ ਹੈ; ਨਾਂਹ, ਨਾਂਹ, ਨਾਂਹ, ਹਾਂ ਕਹਿਣਾ ਹੀ ਭੁੱਲ ਗਿਆ ਹੈ। ਹਾਂ ਕਹਿਣ ਵਿਚ ਇਸ ਨੂੰ ਆਪਣਾ ਛੋਟਾਪਨ ਪਤੀਤ ਹੁੰਦਾ ਹੈ। ਜਾਇਜ਼ ਗੱਲ ਵੀ ਨੌਕਰ ਨੇ ਕਹਿ ਦਿੱਤੀ ਹੈ, ਜਾਇਜ਼ ਮੰਗ ਵੀ ਇਕ ਨੌਕਰ ਨੇ ਮੰਗੀ ਹੈ, ਤਾਂ ਵੀ ਮਾਲਕ ਕਹਿੰਦਾ ਹੈ—ਨਾਂਹ। ਨੌਕਰ ਦੀ ਹਾਂ ਵਿਚ ਹਾਂ ਮਿਲਾ ਦੇਈਏ—ਨਾਂਹ। ਅਹੰਕਾਰੀ ਨਾਂਹ ਕਰਦਾ ਹੈ, ਸਭ ਨੂੰ ਨਾਂਹ ਕਰਦਾ ਹੈ ਅੱਤੇ ਜਿਥੇ ਤਕ ਇਸ ਦੀ ਸੱਤਾ ਹੈ, ਉਥੇ ਤਕ ਨਾਂਹ ਕਰਦਾ ਹੈ ਅੱਤੇ ਜਿਤਨਾ 'ਨਾਂਹ ਨਾਂਹ' ਕਗੀ ਜਾਂਦਾ ਹੈ, ਉਤਨੀ ਦੁਸ਼ਮਣੀ ਵਧਦੀ ਜਾਂਦੀ ਹੈ। ਤੇ ਪਾਤਸ਼ਾਹ ਠੀਕ ਕਹਿ ਰਹੇ ਨੇ: “ਮਿਦੈ ਤਜੰਤਿ ਸੜ੍ਹੇ ਦਿੰਡੰਤਿ ਅਨਿਕ ਮਾਯਾ ਬਿਸ੍ਰੀਰਨਹ ॥” ਅਹੰਕਾਰੀ ਦੀ ਮਾਇਆ ਦਾ ਇਸ ਤਰੀਕੇ ਨਾਲ ਵਿਸਤਾਰ ਹੁੰਦਾ ਹੈ ਤੇ ਦੁਸ਼ਮਣੀ ਵਧਦੀ ਹੈ। ਇਗਾਨੀ ਸੂਹੀ ਸੰਤ ਜਨਾਬ ਹਾਫਿਜ਼ ਕਹਿੰਦੇ ਨੇ:

ਦਿਵਖਤੇ ਦੇਸਤੀ ਬਿਨਿਸ਼ਾਨ ਕਿ ਕਾਮੇ ਦਿਲ ਬਿਬਾਰ ਆਰਦ।
ਨਿਹਾਲੇ ਦੁਸ਼ਮਣੀ ਬਰ ਕੁਨ ਕਿ ਰੰਜੇ ਬੇਸ਼ਮਾਰ ਆਰਦ।

ਦੇਸਤੀ ਦਾ ਬੂਟਾ ਲਗਾ, ਮਿਲਾਪ ਦਾ ਬੂਟਾ ਲਗਾ, ਜੇ ਭੂੰ ਮੁਦਾ ਦਾ ਮਿਲਾਪ ਚਾਹੁੰਦਾ ਹੈ। ਜੇ ਕਿਧਰੇ ਤੂੰ ਦੁਸ਼ਮਣੀ ਦਾ ਬੂਟਾ ਲਗਾ ਵੀ ਬੈਠਾ ਹੈ, ਇਸ ਨੂੰ ਅੱਜ ਹੀ ਜੜ੍ਹੇ ਪੁੱਟ ਦੇ, ਸਿਵਾਏ ਢੁੱਬਾਂ ਦੇ ਇਸ ਬੂਟੇ ਨੂੰ ਹੋਰ ਕੁਛ ਵੀ ਨਹੀਂ ਲੱਗਦਾ। ਅੰਮ੍ਰਿਤ ਵਲ ਖਾਣਾ ਚਾਹੁੰਦਾ ਹੈ ਤਾਂ ਦੇਸਤੀ ਦਾ ਬੂਟਾ ਲਗਾ। ਭਗਤ ਆਤਮ-ਦਰਸ਼ੀ ਮਨੁੱਖ ਤਾਂ ਸਾਰੇ ਜਹਾਨ ਨੂੰ ਮਿੱਤਰ ਬਣਾ ਲੈਂਦਾ ਹੈ:

ਸਭੁ ਕੈ ਮੀਚੁ ਹਮ ਆਪਨ ਕੀਨਾ ਹਮ ਸਭਨਾ ਕੇ ਸਜਨ ॥
ਚੂਰਿ ਪਰਾਇਓ ਮਨ ਕਾ ਬਿਰਹਾ ਤਾ ਮੇਲੁ ਕੌਚਿ ਮੇਰੈ ਰਸਨ ॥

(ਧਨਾਸਰੀ ਮ: ੫, ਪੰਨਾ 671)

ਪਸੂ, ਪੰਛੀਆਂ ਤਕ, ਜੜ੍ਹ ਚੇਤਨ, ਸਭ ਨੂੰ ਆਪਣਾ ਮਿੱਤਰ ਬਣਾ ਲਿਆ। ਜਿੰਦਗੀ ਤਾਂ ਬੜੀ ਛੋਟੀ ਹੈ, ਦੁਨੀਆ ਬੜੀ ਵੱਡੀ ਹੈ। ਸਾਰਿਆਂ ਨੂੰ ਮਿੱਤਰ ਬਣਾਇਆ। ਆਮਰ ਕਿਸ ਤਰੀਕੇ ਨਾਲ ? ਗੁਰਬਾਣੀ ਦੇਗ ਦੱਸਦੀ ਹੈ :

ਇਕੁ ਸਜਣੁ ਸਤਿ ਸਜਣਾ ਇਕੁ ਵੈਗੀ ਸਤਿ ਵਾਦਿ ॥

ਗੁਰਿ ਪ੍ਰੂਰੈ ਦੇਖਾਲਿਆ ਵਿਣੁ ਨਾਵੈ ਸਭ ਬਾਦਿ ॥

(ਗੁਰਕਲੀ ਮ: ੫, ਪੰਨਾ ੯੫੭)

ਇਕ ਨਾਲ ਜਦ ਸੱਜਣਤਾ ਦਾ ਰਿਸ਼ਤਾ ਚੁੜਦਾ ਹੈ, ਤਾਂ ਸਮਝੇ ਕਿ ਸਾਰੀ ਅਨੇਕਤਾ ਉਸ ਇਕ 'ਤੇ ਖੜ੍ਹੀ ਹੈ ਤੇ ਸਾਰੀ ਅਨੇਕਤਾ ਹੀ ਸੱਜਣ ਬਣ ਜਾਂਦੀ ਹੈ, ਜੀਵਨ ਧੰਨ ਹੋ ਜਾਂਦਾ ਹੈ। ਕਹਿੰਦੇ ਨੇ ਕਿ ਮਿੱਤਰਾਂ ਵਿਚ ਜਿਊਣਾ ਸਵਰਗ ਦੇ ਵਿਚ ਜਿਊਣਾ ਹੈ, ਦੁਸ਼ਟਾਂ ਵਿਚ ਜਿਊਣਾ ਨਰਕ ਵਿਚ ਜਿਊਣਾ ਹੈ। ਨਰਕ ਹੀ ਭੋਗ ਰਹੇ ਨੇ ਜੋ ਕਹਿੰਦੇ ਨੇ ਕਿ ਗਲੀਆਂ ਦੇ ਕੱਖ ਵੀ ਵੈਗੀ ਨੇ। ਪਰ ਸਵਰਗ ਵਿਚ ਉਹ ਨੇ ਜਿਨ੍ਹਾਂ ਨੇ ਸੈਤਾਨ ਨੂੰ ਵੀ ਮਿੱਤਰ ਬਣਾ ਲਿਆ ਹੈ। ਸਭ ਮਿੱਤਰ ਨੇ—“ਸਭ ਕੋ ਮੌਤ ਹਮ ਆਪਨ ਕੀਨਾ ਹਮ ਸਭਨਾ ਕੇ ਸਾਜਨ ॥” ਪਰ ਇਹ ਜੁਗਤ ਅਹੰਕਾਰੀ ਦੇ ਕੋਲ ਨਹੀਂ ਹੁੰਦੀ। ਅਹੰਕਾਰੀ ਜੋ ਅਸੁਲ ਢੰਗ ਨਾਲ ਨਹੀਂ, ਜੇ ਉਹ ਧਾਰਮਿਕ ਹੈ, ਤਾਂ ਸੂਖਸ਼ਮ ਢੰਗ ਨਾਲ ਚੋਟ ਪਹੁੰਚਾਵੇਗਾ। ਇਕ ਬੜੀ ਸੁਦਰ ਗਾਥਾ ਹੈ—ਇਕ ਸੰਤ ਬੈਰਾਗੀ ਜੰਗਲ ਵਿਚ ਕੁਟੀਆ ਬਣਾ ਕੇ ਸਾਧਨਾ ਵਿਚ ਲੀਨ ਹੈ ਤੇ ਸਾਧਨਾ ਸਾਰੀ ਅਹੰਕਾਰ ਨੂੰ ਮਾਰਨ ਵਾਸਤੇ ਹੈ ਔਰ ਜਿਸ ਦਿਨ ਅਹੰਕਾਰ ਮਰਦਾ ਹੈ, ਨਿਰੰਕਾਰ ਪ੍ਰਗਟ ਹੁੰਦਾ ਹੈ। ਅਹੰਕਾਰ ਜਿਤਨਾ ਚਿਰ ਹੈ, ਜਨਮ ਤੇ ਮਰਨ ਚਲਦਾ ਹੈ। ਔਰ ਜੈਸੇ ਹੀ ਨਿਰੰਕਾਰ ਪ੍ਰਗਟ ਹੁੰਦਾ ਹੈ, ਉਸੇ ਵੇਲੇ ਜਨਮ ਤੇ ਮਰਨ ਮਿਟ ਜਾਂਦਾ ਹੈ। ਤੇ ਸਾਧਨਾ ਵਿਚ ਲੀਨ ਹੈ ਇਹ ਜੋਗੀ, ਇਹ ਸੰਤ। ਇਕ ਰਾਜਾ ਆਇਆ ਦਰਸ਼ਨਾਂ ਲਈ। ਤਪੱਸਿਆ ਸਾਧਨਾ ਦੀ ਪ੍ਰਮ ਬਡੀ ਦੂਰ ਦੂਰ ਤਕ ਫੈਲੀ ਹੈ। ਬਹੁਤ ਤਪੀਸ਼ਵਰ ਹੈ, ਬਹੁਤ ਜਪੀਸ਼ਵਰ ਹੈ, ਬੜਾ ਸੰਜਮੀ ਹੈ। ਰਾਜਾ ਦਰਸ਼ਨਾਂ ਲਈ ਆਇਆ, ਦਰਸ਼ਨ ਕਰ ਕੇ ਬਹੁਤ ਪ੍ਰਸੰਨ ਹੋਇਆ। ਉਸਨੇ ਇਕ ਬੜੇ ਕੌਮਤੀ ਮੌਤੀਆਂ ਨਾਲ ਜੜ੍ਹ ਪੁਸ਼ਾਕ ਭੇਟ ਕੀਤੀ। ਸਾਧੂ ਕਹਿਣ ਲੱਗਾ ਕਿ ਹੁਣ ਅਸੀਂ ਇਸ ਤਰ੍ਹਾਂ ਦੇ ਚੌਲੇ ਪਹਿਨਣੇ ਛੱਡ ਦਿੱਤੇ ਨੇ, ਅਸੀਂ ਤਾਂ ਤਨ 'ਤੇ ਸਿਰਫ ਕੰਬਲੀ ਧਾਰਨ ਕਰਦੇ ਹਾਂ। ਪਰ ਰਾਜਾ ਕਹਿਣ ਲੱਗਾ ਕਿ ਆਮਰ ਮੈਂ ਧਾਲੀ ਹੱਥ ਕਿਸ ਤਰ੍ਹਾਂ ਆਪ ਦੇ ਦਰਸ਼ਨ ਕਰਾਂ। ਇਹ ਨਜ਼ਰਾਨਾ ਹੈ, ਇਹ ਭੇਟ ਹੈ ਚਲੈ ਨਹੀਂ ਪਾਣਾ, ਆਪ ਰੱਖ ਲਓ, ਦੋ ਦੇਣਾ ਕਿਸੇ ਨਹੀਂ। ਰਾਜਾ ਇਹ ਨਜ਼ਰਾਨਾ ਰੱਖ ਕੇ ਚਲਾ ਗਿਆ। ਕੁਛ ਦਿਨਾਂ ਬਾਅਦ ਇਸ ਤਿਆਰੀ ਵੈਰਾਗੀ ਦਾ ਇਕ ਮਿੱਤਰ, ਗੁੜਾ ਮਿੱਤਰ, ਬਰਪਨ

ਦਾ ਦੋਸਤ, ਐਂਗ ਉਹ ਦੀ ਸਾਧੂ ਸੀ, ਉਹ ਵੀ ਤਪੱਸਵੀ ਸੀ, ਮਿਲਣ ਲਈ ਆਇਆ। ਗਾਲਿਬਨ ਦਸ ਮੀਲ ਵੀ ਵਾਟ ਤੈਅ ਕਰ ਕੇ, ਚੱਲ ਕੇ ਇਹ ਜੰਗਲ ਵਿਚ ਸੰਤ ਦੀ ਕੁਟੀਆ ਵਿਚ ਪਹੁੰਚਿਆ। ਇਸ ਸੰਤ ਨੇ ਉਸਦਾ ਸਵਾਗਤ ਕੀਤਾ ਐਂਗ ਸਤਿਕਾਰ ਮਾਣ ਨਾਲ ਬਿਠਾਇਆ। ਰਸਮੀ ਗੁਫਤਗੁ ਤੋਂ ਬਾਅਦ ਜੋ ਭਿਕਸ਼ਾ ਤੇ ਭੋਜਨ ਆਇਆ ਸੀ, ਉਸਨੂੰ ਛਕਾਇਆ। ਰਾਤ ਬੜੇ ਸੋਹਣੇ ਢੰਗ ਨਾਲ ਪ੍ਰਭੂ-ਚਰਚਾ ਕਰਦਿਆਂ ਬਤੀਤ ਹੋਈ। ਸਵੇਰੇ ਇਸ ਬੈਰਾਰੀ ਸਾਧੂ ਨੇ ਕੋਈ ਤਿੰਨ ਘਰਾਂ ਵਿਚ ਨਾਲ ਦੇ ਪਿੰਡ ਵਿਚ ਜਾਣਾ ਹੈ, ਉਨ੍ਹਾਂ ਨੇ ਆਪਣੇ ਘਰਾਂ ਵਿਚ ਚਰਨ ਪਾਉਣ ਲਈ ਬੁਲਾਇਆ ਹੈ। ਇਹ ਬੈਰਾਰੀ ਸਾਧੂ ਆਏ ਹੋਏ ਮਹਿਮਾਨ ਮਿੱਤਰ ਨੂੰ ਕਹਿੰਦਾ ਹੈ ਕਿ ਇਥੇ ਇਕੱਲੇ ਬੈਠਿਆਂ ਤੁਸੀਂ ਤੰਗ ਹੋ ਜਾਓਗੇ, ਆਉ ਮੇਰੇ ਨਾਲ ਚਲੋ, ਮੈਂ ਤਿੰਨ ਘਰਾਂ ਵਿਚ ਜਾਣਾ ਹੈ। ਤੁਸੀਂ ਮੇਰੇ ਨਾਲ ਚਲੋ ਫਿਰ ਵਾਪਸ ਆ ਜਾਂਦੇ ਹਾਂ। ਇਸ ਬੈਰਾਰੀ ਸਾਧੂ ਨੇ, ਉਹ ਜੋ ਰਾਜੇ ਨੇ ਚੇਲਾ ਦਿੱਤਾ ਸੀ, ਮੇਤੀਆਂ ਨਾਲ ਜੜਤ, ਬੜਾ ਮੁਬਸੂਰਤ, ਉਹ ਕੱਢ ਕੇ ਦਿੱਤਾ ਐਂਗ ਆਖਿਆ ਕਿ ਕਸਬੇ ਵਿਚ ਚੱਲੋ ਹਾਂ, ਤੁਸੀਂ ਇਹ ਪਾਲਵੇ। ਉਹ ਸਾਧੂ ਕੁਛ ਬੇ-ਨਿਆਜ਼ ਹੈ। ਮਿੱਤਰ ਸਾਧੂ ਜੋ ਆਇਆ ਹੈ, ਰਮਜ਼ੀ ਮਨੁੱਖ, ਹਰਖ ਸੌਗ ਤੋਂ ਉੱਚਾ ਮਨੁੱਖ, ਪਹਿਨ ਲਿਆ ਉਸ ਨੇ ਉਹ ਚੇਲਾ, ਕੌਮਤੀ ਚੇਲਾ। ਜੈਸੇ ਹੀ ਦੋਵੇਂ ਕਸਬੇ ਦੇ ਅੰਦਰ ਦਾਖਲ ਹੁੰਦੇ ਨੇ, ਸਾਰਿਆਂ ਦੀਆਂ ਨਿਗਾਹਾਂ ਮਿੱਤਰ ਸਾਧੂ ਉਪਰ ਨੇ, ਉਸ ਦੇ ਚੱਲੇ 'ਤੇ ਨੇ। ਦੁਖੀ ਹੋ ਗਿਆ ਬੈਰਾਰੀ ਸਾਧੂ। ਕੱਲ ਤਕ ਮੈਂ ਜਦ ਇਸ ਕਸਬੇ ਵਿਚ ਆਉਂਦਾ ਸੀ, ਸਾਰਿਆਂ ਦੀਆਂ ਨਿਗਾਹਾਂ ਮੇਰੇ 'ਤੇ, ਅੱਜ ਇਹ ਨਿਗਾਹਾਂ ਫਿਰ ਰਾਈਆਂ ਨੇ, ਅੱਜ ਮੇਰੇ ਮਿੱਤਰ 'ਤੇ ਨੇ। ਚੇਲਾ ਦਿੱਤਾ ਹੈ, ਲੋਕਿਨ ਅੰਦਰ ਬਿਆਲ ਆਇਆ—ਹੈ, ਇਹ ਤਾਂ ਮੇਰੇ ਨਾਲੋਂ ਮਹਾਨ ਪ੍ਰਤੀਤ ਹੁੰਦਾ ਹੈ, ਸਾਰੇ ਇਸ ਨੂੰ ਪਏ ਵੇਖਦੇ ਨੇ। ਪੈਰ। ਜਿਸ ਘਰ ਵਿਚ ਜਾਣਾ ਸੀ, ਗਈ। ਆਉ-ਭਰਤ ਹੋਈ। ਸਨਮਾਨ ਨਾਲ ਬਿਠਾਏ ਗਏ। ਘਰ ਵਾਲਿਆਂ ਸੁਭਾਵਿਕ ਹੀ ਉਸ ਬੈਰਾਰੀ ਸਾਧੂ ਕੋਲੋਂ ਪੁੱਛਿਆ ਕਿ ਇਹ ਜੋ ਨਾਲ ਆਏ ਨੇ, ਇਹ ਕੌਣ ਨੇ? ਕਿਉਂਕਿ ਸਾਰੇ ਘਰ ਵਾਲੇ ਅੱਖਾਂ ਛਾੜ ਛਾੜ ਕੇ ਉਸਨੂੰ ਵੇਖ ਰਹੇ ਨੇ। ਸੋਹਣਾ ਚੇਲਾ ਪਹਿਨਿਆ ਹੋਇਆ ਹੈ, ਮੁੱਖ ਤੋਂ ਸ਼ਾੜੀ ਤਲਕਦੀ ਹੈ, ਨਿਰਮਾਣਤਾ ਬਿਖਰਦੀ ਹੈ, ਰਹੱਸ, ਬਿਸਮਾਦ ਅੱਖਾਂ ਦੇ ਵਿਚ ਹੈ ਐਂਗ ਘਰ ਵਾਲੇ ਉਸ ਤੋਂ ਪ੍ਰਭਾਵਿਤ ਨੇ। ਪੁੱਛਦੇ ਨੇ ਕਿ ਸੰਤ ਜੀ, ਇਹ ਭੁਹਾਡੇ ਨਾਲ ਕੌਣ ਆਏ ਨੇ? ਦੂੱਖਿਤ ਹੋ ਕੇ ਕਹਿੰਦਾ ਹੈ ਕਿ ਮੇਰੇ ਮਿੱਤਰ ਨੇ, ਕੱਲ ਆਏ ਸਨ, ਮੇਰੇ ਬਚਪਨ ਦੇ ਦੋਸਤ ਨੇ, ਸਾਧੂ ਨੇ, ਸਾਧਨਾ ਕਰਦੇ ਨੇ। ਬੜੇ ਗਿਆਨੀ ਨੇ, ਜਪੀਸ਼ਵਰ ਨੇ, ਤਪੀਸ਼ਵਰ ਨੇ। ਪਰ ਇਹ ਜੋ ਚੇਲਾ ਹੈ, ਇਹ ਮੇਰਾ ਹੈ। ਹੁਣ ਇਸ ਢੰਗ ਨਾਲ ਭਾਵੁਹ ਤਾਂ ਨਹੀਂ ਕਰਾਈਦਾ,

ਲੇਕਿਨ ਅਹੰਕਾਰ ਉੱਬਲ ਪਿਆ, ਬੁਲਵਾ ਦਿੱਤਾ ਅਹੰਕਾਰ ਨੇ ਕਿ ਮੇਰਾ ਹੈ,
 ਚੌਲਾ ਮੇਰਾ ਹੈ। ਸ਼ੈਰ! ਜਦ ਉਸ ਘਰ ਤੋਂ ਰੁਖਸਤ ਹੋਏ, ਉਸ ਮਹਿਮਾਨ ਸਾਧੂ
 ਨੇ ਕਿਹਾ ਕਿ ਮਿੱਤਰ। ਤੂੰ ਕਪੜੇ ਪਵਾ ਕੇ ਵੀ ਮੈਨੂੰ ਨੰਗਾ ਕੀਤੇ। ਚੌਲਾ ਪਵਾ
 ਕੇ ਵੀ ਤੂੰ ਮੇਰੇ ਕਪੜੇ ਉਤਾਰੇ, ਕੋਈ ਇਸ ਤਰ੍ਹਾਂ ਤਾਅਰੂਫ਼ ਕਰਾਈਦਾ ਹੈ? ਸ਼ੈਰ,
 ਮੁਆਫ਼ੀ ਮੰਗਣ ਲੱਗ ਪਿਆ। ਕਹਿਣ ਲੱਗਾ ਕਿ ਨਹੀਂ, ਅਚਾਨਕ ਮੇਰੇ
 ਮੂੰਹਿੰਦੀ ਇਹ ਥੋਲ ਨਿਕਲ ਗਏ, ਤੁਸੀਂ ਬੁਰਾ ਨਾ ਮਨਾਓ। ਦੂਸਰੇ ਘਰ ਗਏ, ਦੂਸਰੇ
 ਘਰ ਵਾਲਿਆਂ ਦੀ ਨਿਗਾਹ ਵੀ ਇਸ ਸਾਧੂ 'ਤੇ, ਅੱਖਾਂ ਵਿਚ ਰਮਜ਼ ਹੈ,
 ਵਿਸਮਾਦ ਹੈ, ਚਿਹਰੇ 'ਤੇ ਸ਼ਾਂਤੀ ਹੈ। ਸਭ ਤੋਂ ਵੱਡੀ ਗੱਲ ਜਿਸ ਤੋਂ ਇਹ ਘਰ
 ਵਾਲੇ ਪ੍ਰਭਾਵਿਤ ਹੋ ਰਹੇ ਨੇ, ਇਤਨਾ ਕੋਮਤੀ ਚੌਲਾ, ਇਤਨਾ ਸੁੰਦਰ ਚੌਲਾ।
 ਤੋਂ ਦੂਸਰੇ ਘਰ ਵਾਲਿਆਂ ਵੀ ਪੁੱਛਿਆ ਕਿ ਸੰਤ ਜੀ, ਇਹ ਦੂਸਰੇ ਮਹਾਤਮਾ
 ਕੌਣ ਆਏ ਨੇ, ਇਹ ਕੌਣ ਨੇ? ਇਕਦਮ ਥੋਲ ਪਿਆ—ਇਹ ਮੇਰੇ ਬਚਪਨ
 ਦੋ ਦੋਸਤ ਨੇ, ਬਾਲ ਸਖਾ ਨੇ ਔਰ ਸਾਧੂ ਨੇ, ਤਪੱਸਵੀ ਨੇ, ਗਿਆਨੀ ਨੇ। ਰਹਿ
 ਗਈ ਗੱਲ ਇਸ ਚੌਲੇ ਦੀ, ਇਹ ਚੌਲਾ ਮੇਰਾ ਨਹੀਂ ਹੈ, ਬਿਲਕੁਲ ਮੇਰਾ ਨਹੀਂ
 ਹੈ। ਇਸਦੇ ਵਿਚ ਹੀ ਸਭ ਕੁਝ ਕਹਿ ਗਿਆ ਕਿ ਮੇਰਾ ਹੈ। ਸ਼ੈਰ, ਉਸ ਘਰ
 ਤੋਂ ਵੀ ਨਿਕਲੇ, ਇਹ ਬੈਚਾਰੀ ਸਾਧੂ ਫਿਰ ਮੁਆਫ਼ੀ ਮੰਗਦਾ ਹੈ ਕਿ ਮੇਰੇ ਕੋਲੋਂ
 ਗਲਤੀ ਹੋਈ ਹੈ, ਮੈਨੂੰ ਇਸ ਤਰ੍ਹਾਂ ਵੀ ਨਹੀਂ ਸੀ ਕਹਿਣਾ ਚਾਹੀਦਾ, ਪਰ ਨਿਕਲ
 ਗਈ ਇਹ ਗੱਲ, ਤੂੰ ਸਹਿਣ ਕਰ ਲੈ, ਹੁਣ ਮੈਂ ਨਹੀਂ ਕਹਾਂਗਾ। ਤੌਸਰੇ ਘਰ
 ਗਏ। ਆਉ-ਬਗਤ ਹੋਈ, ਬਿਠਾਏ ਗਏ। ਪਰ ਚੌਲਾ ਤੌਸਰੇ ਘਰ ਦੇ ਸਾਰੇ
 ਮਨੁੱਖਾਂ ਨੂੰ ਵੀ ਪ੍ਰਭਾਵਿਤ ਕਰ ਰਿਹਾ ਹੈ। ਨਰ, ਨਾਰੀ, ਬੱਚੇ ਸਭ ਪ੍ਰਭਾਵਿਤ
 ਨੇ। ਸੁਭਾਵਿਕ ਪੁੱਛ ਲਿਆ ਕਿ ਸੰਤ ਜੀ, ਇਹ ਨਾਲ ਕੌਣ ਆਏ ਨੇ, ਇਹ
 ਕਿਹੜੇ ਸੰਤ ਨੇ? ਤੋਂ ਹੁਣ ਤਾਅਰੂਫ਼ ਕਰਦਾ ਹੈ—ਮੇਰੇ ਬਾਲ ਸਖਾ ਮਿੱਤਰ ਨੇ,
 ਜਪੀਸ਼ਵਰ ਨੇ, ਤਪੀਸ਼ਵਰ ਨੇ, ਗਿਆਨੀ ਪੁਰਸ਼ ਨੇ, ਪਰ ਰਹਿ ਗਈ ਇਨ੍ਹਾਂ
 ਕਪੜਿਆਂ ਦੀ ਗੱਲ, ਚੌਲੇ ਦੀ ਗੱਲ, ਮੈਂ ਇਸ ਦੀ ਗੱਲ ਹੀ ਨਹੀਂ ਕਰਨੀ।
 ਨਹੀਂ ਗੱਲ ਕਰਨੀ ਇਸ ਚੌਲੇ ਦੀ ਤੇ ਗੱਲ ਕਰ ਕੇ ਵੀ ਸਭ ਕਰ ਗਿਆ।
 ਜਦ ਤੌਸਰੇ ਘਰ ਤੋਂ ਰੁਖਸਤ ਹੋ ਕੇ ਕੁਟੀਆ ਵਿਚ ਪਹੁੰਚੇ ਤਾਂ ਇਸ ਮਹਿਮਾਨ
 ਸਾਧੂ ਨੇ, ਇਸ ਦੋਸਤ ਸਾਧੂ ਨੇ ਚੌਲਾ ਉਤਾਰ ਕੇ ਅੱਗੇ ਰੱਖ ਦਿੱਤਾ ਤੇ ਆਖਿਆ
 ਕਿ ਤੂੰ ਰਿੰਨ ਦਫ਼ਾ ਮੈਨੂੰ ਨੰਗਾ ਕੀਤੇ, ਐਹ ਲੈ ਆਪਣਾ ਚੌਲਾ, ਚੌਬੀ ਦਫ਼ਾ
 ਮੈਂ ਆਪ ਹੀ ਉਤਾਰ ਦਿੱਦਾ ਹਾਂ। ਰਿੰਨ ਦਫ਼ਾ ਤੂੰ ਉਤਰਵਾਇਸੇ, ਰਿੰਨ ਦਫ਼ਾ
 ਤੂੰ ਮੈਨੂੰ ਨਗਨ ਕੀਤਾ। ਤੋਂ ਅਹੰਕਾਰੀ ਆਪਣੇ ਮਿੱਤਰ ਦਾ ਵੀ ਮਾਣ-ਸਨਮਾਨ
 ਬਰਦਾਸ਼ਤ ਨਹੀਂ ਕਰ ਸਕਦਾ। ਅਹੰਕਾਰੀ ਆਪਣੇ ਗੁਰੂ ਦੀ ਮਹਾਨਤਾ ਵੀ
 ਬਰਦਾਸ਼ਤ ਨਹੀਂ ਕਰ ਸਕਦਾ। ਅਹੰਕਾਰੀ ਆਪਣੇ ਮਿੱਤਰ ਨੂੰ ਵੀ ਛੁਪਾਏਗਾ।

ਮਾਂ-ਬਾਪ ਗੁਣਵਾਨ ਨੇ ਤਾਂ ਉਨ੍ਹਾਂ ਨੂੰ ਪਿੱਛੇ ਸੁੱਟੇਗਾ। ਵਿਦਿਆ ਗੁਰੂ ਹੈ ਯਾ
ਅਧਿਆਤਮਿਕ ਗੁਰੂ ਹੈ, ਉਸਨੂੰ ਵੀ ਅਹੰਕਾਰੀ ਛੁਪਾਉਣ ਦੀ ਕੋਸ਼ਿਸ਼ ਕਰੇਗਾ,
ਪਿੱਛੇ ਸੁੱਟੇਗਾ। ਮਹਾਰਾਜ ਦੀ ਬਾਣੀ ਬੜਾ ਸੁੰਦਰ ਫੁਰਮਾਨ ਕਰਦੀ ਹੈ:

ਜਿਨਾ ਗੁਰੂ ਗੋਪਿਆ ਆਪਣਾ ਤੇ ਨਰ ਭੁਰਿਆਚੀ ॥

(ਵਾਰ ਸੋਨਗਠ ਮ: ੪, ਪੰਨਾ 651)

ਗੁਰੂ ਨੂੰ ਵੀ ਛੁਪਾਉਂਦੇ ਨੇ। ਕਿਉਂਕਿ ਮੇਰੀ, ਮੈਂ, ਮੇਰਾ ਵਡਪਣ ਫਿਰ
ਕਿਥੇ ? ਮਿੱਤਰ ਨੂੰ ਛੁਪਾਂਦੇ ਨੇ, ਪੁੱਤਰ ਨੂੰ ਛੁਪਾਂਦੇ ਨੇ, ਅਗਰ ਉਹ ਗੁਣਵਾਨ
ਨੇ। ਮਾਂ-ਬਾਪ ਨੂੰ ਵੀ ਪਿੱਛੇ ਸੁੱਟਦੇ ਨੇ, ਸਿਰਫ਼ ਆਪਣੇ ਆਪ ਨੂੰ ਹੀ ਅੱਗੋਂ
ਕਰਨਾ ਜਿੰਦਗੀ ਦਾ ਲਕਸ਼ ਹੈ, ਅੰਤ ਯਤਨ, ਕੋਸ਼ਿਸ਼ ਇਹ ਵੀ ਹੁੰਦੀ ਹੈ ਕਿ
ਰੱਬ ਨੂੰ ਵੀ ਪਿੱਛੇ ਸੁੱਟੀਏ, ਪਰਮਾਤਮਾ ਨੂੰ ਵੀ ਪਿੱਛੇ ਸੁੱਟੀਏ। ਹਰਨਾਕਸ਼ ਨੇ
ਪਿੱਛੇ ਸੁੱਟਣ ਦੀ ਕੋਸ਼ਿਸ਼ ਕੀਤੀ ਸੀ। ਨਮਰੂਦ ਨੇ ਕਹਿ ਦਿੱਤਾ ਕਿ ਕੈਣ ਹੁੰਦਾ
ਹੈ ਖੁਦਾ, ਮੈਂ ਖੁਦ ਖੁਦਾ ਹਾਂ। ਤੇ ਅਹੰਕਾਰ ਆਪਣੇ ਤੋਂ ਵੱਡਾ ਕਿਸੇ ਨੂੰ ਨਹੀਂ
ਮੰਨ ਸਕਦਾ। ਅਹੰਕਾਰ ਜੀਵਦਾ ਹੈ, ਮੈਂ-ਆਸ਼ਰਿਤ, 'ਤੂੰ' ਤਾਂ ਬਿਲਕੁਲ ਭੁੱਲ
ਜਾਂਦਾ ਹੈ। ਇਕ ਉਰਦੂ ਸ਼ਾਇਰ ਨੇ ਬੜੀ ਸੁੰਦਰ ਨਜ਼ਮ ਲਿਖੀ ਹੈ। ਬੱਕਰੇ ਦੇ
ਬੋਲ ਨੂੰ ਅੱਗੋਂ ਕਰਕੇ ਤੇ ਬੱਕਰੇ ਦਾ ਬੋਲ ਹੈ 'ਮੈਂ, ਮੈਂ' ਇਸ ਨੂੰ ਆਧਾਰ ਬਣਾ
ਕੇ ਇਸ ਸ਼ਾਇਰ ਨੇ ਬੜੀ ਸੁੰਦਰ ਕਲਪਨਾ ਕੀਤੀ ਹੈ:

ਛਖਰ ਬਕਰੇ ਨੇ ਕੀਆ ਬਸ ਮੇਰੇ ਸਿਵਾ ਕੋਈ ਨਹੀਂ।
ਮੈਂ ਹੋ ਮੈਂ ਹੈ ਬਸ ਜਹਾਨ ਮੈਂ ਢੂਸਰਾ ਕੋਈ ਨਹੀਂ।
ਜਥੁਨ ਮੈਂ ਮੈਂ ਤਰਕ ਕੀ ਬੇ ਮਾਣਿਆ ਬੇ ਅਸਥਾਥ ਨੇ।
ਭੇਰ ਦੀ ਤਰਕ ਜਲ ਕੇ ਗਰਦਨ ਪਰ ਛੁਗੇ ਕਸਾਬ ਨੇ।

ਕਸਾਬੀ ਦੇ ਛੁਰੇ ਦੇ ਹੇਠ ਆ ਗਈ, ਜਿਥਾ ਕਰ ਦਿੱਤਾ, ਸਿਰ ਵੱਚ ਦਿੱਤਾ।

ਗੋਸ਼ਤ, ਹੱਡੀ ਅੰਤ ਚਮੜਾ ਜੇ ਬਾ ਜਿਸਮੇ ਯਾਰ ਮੈਂ।
ਕੁਛ ਲੁਟਾ, ਕੁਛ ਪਿਸ ਗਇਆ, ਕੁਛ ਬਿਕ ਗਿਆ ਬਾਜ਼ਾਰ ਮੈਂ।
ਗਹਿ ਗਈ ਤਾਤੇਂ ਫਕਤ ਮੈਂ ਮੈਂ ਮਨਾਨੇ ਕੇ ਲੀਏ।
ਲੇ ਗਇਆ ਨੱਦਾਫ ਉਸੇ ਧੁਨਕੀ ਬਨਾਨੇ ਕੇ ਲੀਏ।

ਆਂਦਰਾਂ ਰਹਿ ਗਈਆਂ, ਸੁੱਟ ਦਿੱਤੀਆਂ ਗਈਆਂ। ਬਾਕੀ ਤੇ ਸਭ ਕੁਛ
ਕੰਮ ਆ ਗਿਆ, ਖੱਲ ਕੰਮ ਆ ਗਈ, ਮਾਸ ਕੰਮ ਆ ਗਿਆ, ਹੱਡੀਆਂ ਵੀ
ਪਿਸ ਗਈਆਂ, ਕੰਮ ਦੇ ਵਿਚ ਵਰਤੀਆਂ ਗਈਆਂ। ਕੇਵਲ ਆਂਦਰਾਂ ਬਚ
ਗਈਆਂ, ਇਹ ਨੱਦਾਫ ਚੁੱਕ ਕੇ ਲੈ ਗਿਆ, ਜੇ ਹੁਣੀ ਪਿੰਜਦੇ ਨੇ ਧੁਨਕੀ ਦੇ
ਨਾਲ ਅੰਤ ਧੁਨਕੀ ਦੇ ਵਿਚ ਜੋ ਰੰਦ ਲਾਈ ਜਾਂਦੀ ਹੈ, ਉਹ ਬੱਕਰੇ ਦੀ ਆਂਤ

ਹੁੰਦੀ ਹੈ, ਆਂਦਰ ਹੁੰਦੀ ਹੈ। 'ਲੇ ਗਇਆ ਨੱਦਾਫ ਉਸੇ ਧੁਨਕੀ ਬਨਾਨੇ ਕੇ ਲੀਏ।' ਇਹ ਆਂਦਰਾਂ ਹੀ ਰਹਿ ਗਈਆਂ ਸਨ—'ਰਹਿ ਗਈ ਤਾਂਤੇਂ ਡਕਤ ਮੈਂ ਮਨਾਨੇ ਕੇ ਲੀਏ। ਲੇ ਗਿਆ ਨੱਦਾਫ ਉਸੇ ਧੁਨਕੀ ਬਨਾਨੇ ਕੇ ਲੀਏ।' ਜ਼ਰਬ ਕੀ ਸੋਟੋਂ ਨੇ ਜਿਸ ਦਮ ਤਾਂਤ ਘਬਰਾਨੇ ਲਗੀ, ਉਸ ਤਾਂਤ ਦੇ ਉੱਤੇ ਨੱਦਾਫ ਜ਼ੋਰ ਦਾ ਸੋਟਾ ਮਾਰਦਾ ਹੈ, ਬਸ ਉਸ ਨਾਲ ਹੀ ਤ੍ਰੂਈਂ ਪਿੰਜੀ ਜਾਂਦੀ ਹੈ। 'ਜ਼ਰਬ ਕੀ ਸੋਟੋਂ ਕੀ ਜਿਸ ਦਮ ਤਾਂਤ ਘਬਰਾਨੇ ਲਗੀ, ਮੈਂ ਮੈਂ ਕੇ ਬਦਲੇ 'ਤੂੰ ਤੂੰ' ਕੀ ਬਸ ਸਦਾ ਆਨੇ ਲਗੀ।' ਉਸ ਆਂਤ ਵਿੱਚੋਂ ਸੋਟੇ ਦੀ ਜ਼ਰਬ ਨਾਲ ਨਿਕਲ ਰਿਹਾ ਹੈ—ਤੂੰ ਹੀ, ਤੂੰ ਹੋ, ਤੂੰ ਹੀ, ਤੂੰ ਹੀ, ਤੂੰ ਹੀ। ਕੋਈ ਇਤਨੀ ਕਰਬਾਨੀ ਕਰੇ, ਸਾਧਨਾ ਕਰੇ ਕਿ ਸਾਧਨਾ ਵਿਚ ਲੀਨ ਮਨੁੱਖਾਂ ਦੀ ਮਾਕ ਨੂੰ ਆਪਣੇ ਮਸਤਕ ਨੂੰ ਰਹਾਂ, ਸਵਾਸ ਸਵਾਸ ਵਾਹਿਗੁਰੂ, ਵਾਹਿਗੁਰੂ ਜਾਪੇ, ਮੈਂ ਤੂੰ ਵਿਚ ਬਦਲਦੀ ਹੈ, ਜੀਵਨ ਧੰਨ ਧੰਨ ਹੋ ਜਾਂਦਾ ਹੈ, ਮਹਾਨ ਹੋ ਜਾਂਦਾ ਹੈ।

ਅਹੰਕਾਰੀ ਆਪਣੀ ਉਸਤਤਿ ਕਰੇਗਾ, ਦੂਸਰੇ ਦੀ ਨਿੰਦਾ ਕਰੇਗਾ। ਅਗਰ ਦੂਸਰਾ ਵੱਡਾ ਹੈ, ਅਹੰਕਾਰੀ ਲੜਾਈ ਨਿੰਦਾ ਕਰੇਗਾ। ਅਹੰਕਾਰੀ ਨਿੰਦਕ ਹੋ ਹੀ ਜਾਣੇਗਾ, ਉਹ ਤਾਂ ਆਪਣੀ ਉਪਮਾ ਸੁਣ ਕੇ ਹੀ ਪ੍ਰਸੰਨ ਹੁੰਦਾ ਹੈ। ਉਪਮਾ ਹੋਣ ਲੱਗ ਪਈ ਹੈ ਜੇ ਦੂਜਿਆਂ ਦੀ, ਆਪਣੇ ਮਿੱਤਰ ਦੀ ਤਾਂ ਹੁਣ ਉਸਦੀ ਨਿੰਦਾ ਕਰਦਾ ਫਿਰਦਾ ਹੈ। ਨਿੰਦਾ ਦਾ ਮਤਲਬ ਕੀ ਹੈ ? ਗੱਲ ਨੂੰ ਛਾਟਿਆਣਾ। ਔਰ ਅਕਸਰ ਉਸੇ ਦੀ ਹੀ ਨਿੰਦਾ ਕਰਦਾ ਹੈ, ਜੋ ਕਿਸੇ ਗੱਲ ਵਿਚ ਉਸ ਤੋਂ ਅੱਗੇ ਹੋਵੇ, ਗੁਣਾਂ ਵਿਚ, ਕਲਾ ਵਿਚ, ਗਿਆਨ ਵਿਚ, ਸੀਲ ਸੰਜਮ ਵਿਚ ਯਾਂ ਫਿਰ ਪ੍ਰਭੂ ਦੀ ਬੰਦਰਗੀ ਦੇ ਵਿਚ। ਸੰਸਾਰੀ ਤਲ 'ਤੇ ਲੈ ਲਵੇ, ਸੱਤਾ ਵਿਚ, ਧਨ ਦੇ ਵਿਚ, ਸੁਹੱਪਣ ਦੇ ਵਿਚ, ਕਿਸੇ ਵੀ ਪੱਖ ਤੋਂ ਜੋ ਅੱਗੀ ਹੈ, ਉਸਦੀ ਅਹੰਕਾਰੀ ਤਾਗੀਡ ਨਹੀਂ ਕਰ ਸਕਦਾ। ਅਹੰਕਾਰੀ ਸੱਚ ਦੀ ਗੱਲ ਨਹੀਂ ਕਰ ਸਕਦਾ, ਅਹੰਕਾਰੀ ਨਿੰਦਾ ਕਰੇਗਾ ਔਰ ਅਹੰਕਾਰੀ ਬਤਾ ਪ੍ਰਬਲ ਨਿੰਦਕ ਹੁੰਦਾ ਹੈ। ਛਾਟਿਆਣ ਦੀ ਕੋਸ਼ਿਸ਼ ਕਰਦਾ ਹੈ, ਘਟਾਣ ਦੀ ਕੋਸ਼ਿਸ਼ ਕਰਦਾ ਹੈ। ਭਰਾਤ ਨਾਮਦੇਵ ਜੀ, ਉਨ੍ਹਾਂ ਦੀ ਤਪੱਸਿਆ ਇਤਨੀ ਕਿ ਪਰਮਾਤਮਾ ਉਨ੍ਹਾਂ ਦੇ ਸਨਮੁਖ ਹੋਇਆ, ਪ੍ਰਭੂ ਸਾਹਮਣੇ ਹੋਇਆ, ਲੇਕਿਨ ਅਹੰਕਾਰੀ ਬ੍ਰਾਹਮਣਾਂ ਨੇ ਮਾਰ ਮਾਰ ਕੇ ਮੰਦਿਰ ਵਿੱਚੋਂ ਕੱਢਿਆ ਅੰਤ ਮੰਦਿਰ ਦੇ ਪਿਛਵਾੜੇ ਬਿਠਾ ਦਿੱਤਾ। ਮਾਰਿਆ, ਕੁਟਿਆ, ਇਹ ਵਿਚਾਰ ਮੰਦਿਰ ਦੇ ਪਿੱਛੇ ਥੈਨ ਗਿਆ। ਪਹਿਲੇ ਤਾਂ ਮੂਰਤੀ ਦੇ ਸਨਮੁਖ ਸੀ, ਮੂਰਤੀ ਨਾਮਦੇਵ ਦੇ ਸਨਮੁਖ ਸੀ, ਪਰ ਹੁਣ ਪਿੱਛੇ ਹੈ। ਪਾਤਿਸ਼ਾਹ ਦੀ ਥਾਣੀ ਕਹਿੰਦੀ ਹੈ :

ਅਹੰਕਾਰੀਆ ਨਿੰਦਕਾ ਪਿਠਿ ਦੇਇ ਨਾਮਦੇਉ ਮੁਖਿ ਲਾਇਆ ॥

(ਆਸਾ ਮ: ੪, ਪੰਨਾ 451)

ਅਹੰਕਾਰੀ ਨਿੰਦਕ ਹੁੰਦਾ ਹੈ ਔਰ ਅਹੰਕਾਰੀ ਤੇ ਨਿੰਦਕ ਦੀ ਤਰਫ਼
ਪਰਮਾਤਮਾ ਦੀ ਪਿੱਠ ਹੁੰਦੀ ਹੈ। ਜੋ ਗੁਣਾਂ ਦੀ ਸਿਫ਼ਰੋ-ਸਾਲਾਹ ਕਰਦਾ ਹੈ,
ਉਹ ਪਰਮਾਤਮਾ ਦੀ ਸਿਫ਼ਰੋ-ਸਾਲਾਹ ਕਰਦਾ ਹੈ। ਗੁਣ ਕਿਸੇ ਮਨੁੱਖ ਵਿਚ
ਪ੍ਰਗਟ ਹੋਏ ਨੇ, ਗੁਣ ਤਾਂ ਸਾਰੇ ਪਰਮਾਤਮਾ ਦੇ ਵਿਚ ਹੁੰਦੇ ਨੇ। ਗੁਣਾਂ ਦੀ ਤਾਰੀਫ
ਪਰਮਾਤਮਾ ਦੀ ਤਾਰੀਫ ਹੁੰਦੀ ਹੈ, ਪਰ ਅਹੰਕਾਰੀ ਤਾਂ ਨਿੰਦਾ ਕਰਦਾ ਹੈ, ਗੁਣਾਂ
ਦੀ ਨਿੰਦਾ ਕਰਦਾ ਹੈ, ਕਿਉਂਕਿ ਅਹੰਕਾਰੀ ਹੈ। ਤੇ ਪਰਮਾਤਮਾ ਦੀ ਉਸ ਵੱਲ
ਪਿੱਠ ਹੁੰਦੀ ਹੈ ਔਰ ਜਿਸ ਵੱਲ ਪਰਮਾਤਮਾ ਦੀ ਪਿੱਠ ਹੋ ਗਈ, ਸਮਝੋ ਸਭ
ਦੀ ਪਿੱਠ ਹੋ ਗਈ। ਅਹੰਕਾਰੀ ਦੁੱਖਾਂ ਦੀ ਦਲਦਲ ਵਿਚ ਵਸ ਜਾਂਦਾ ਹੈ। ਧੰਨ
ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ਼ ਛੁਰਮਾਨ ਕਰਦੇ ਨੇ :

ਆਵੰਤ ਜਾਵੰਤ ਬਕੰਤ ਜੀਆ ਦੁਖ ਸੁਖ ਬਹੁ ਭੋਗਣਹ ॥

ਐ ਅਹੰਕਾਰ ! ਤੇਰੇ ਕਰਕੇ ਜੀਵ ਜੀਮਦੇ ਨੇ, ਮਰਦੇ ਨੇ; ਆਉਂਦੇ ਨੇ,
ਜਾਂਦੇ ਨੇ; ਦੁੱਖ ਭੋਗਦੇ ਨੇ, ਸੁੱਖ ਭੋਗਦੇ ਨੇ; ਥੱਕ ਜਾਂਦੇ ਨੇ, ਟੁੱਟ ਜਾਂਦੇ ਨੇ।
ਐ ਅਹੰਕਾਰ ! ਤੂੰ ਤਾਂ ਕਈਆਂ ਨੂੰ ਤੱਤ ਕੇ ਰੱਖ ਦਿੰਦਾ ਹੈ :

ਕੁਮ ਭਯਾਨ ਉਦਿਆਨ ਰਮਣ ਮਹਾ ਬਿਕਟ ਅਸਾਧ ਰੋਗਣਹ ॥

ਇਹ ਬੜਾ ਅਸਾਧ ਰੋਗ ਹੈ। ਅਹੰਕਾਰੀ ਦੇ ਹਾਲਾਤ ਐਸੇ ਬਣ ਜਾਂਦੇ
ਨੇ ਜੈਸੇ ਕੋਈ ਭਿਆਨਕ ਜੰਗਲ, ਉਦਿਆਨ ਦੇ ਵਿਚ ਰਮਣ ਕਰ ਰਿਹਾ ਹੋਵੇ,
ਭੁਮਣ ਕਰ ਰਿਹਾ ਹੋਵੇ। ਉਹਦੇ ਗੂੜੇ ਪਿੱਤਰ ਨਹੀਂ ਰਹਿ ਜਾਂਦੇ, ਉਸ ਤੋਂ ਸਭ
ਦੂਰ ਹੋ ਜਾਂਦੇ ਨੇ ਔਰ ਅਹੰਕਾਰੀ ਇਕੱਲਾ ਰਹਿ ਜਾਂਦਾ ਹੈ ਔਰ ਐਸਾ ਰਹਿ
ਜਾਂਦਾ ਹੈ ਜੈਸੇ ਉਦਿਆਨ ਵਿਚ, ਭਿਆਨਕ ਜੰਗਲ ਦੇ ਵਿਚ ਮਨੁੱਖ ਤਨਹਾ
ਰਹਿ ਗਿਆ ਹੋਵੇ। ਤੇ ਅਸਾਧ ਰੋਗ ਹੈ, ਕਿਸੇ ਵੈਦ ਕੌਲ ਇਸ ਦੀ ਦਵਾਈ
ਨਹੀਂ ਹੈ, ਕੋਈ ਇਲਾਜ ਨਹੀਂ ਹੈ। ਇਸ ਸਲੋਕ ਦੀ ਅੰਤਲੀ ਪੰਗਤੀ ਵਿਚ
ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ਼ ਇੰਜ ਛੁਰਮਾਨ ਕਰਦੇ ਨੇ :

ਬੈਦੈ ਪਾਰਥ੍ਯਮ ਪਰਮੇਸ਼ੁਰ ਆਚਾਪਿ ਨਾਨਕ ਹਰਿ ਹਰਿ ਹਰੇ ॥

ਹੇ ਵੈਦ, ਹੇ ਹਕੀਮ ਪਰਮਾਤਮਾ ! ਕਿਹੜੀ ਦਵਾਈ ਹੈ ਉਸਦੇ ਕੌਲ ?
ਬਸ ਪਰਮਾਤਮਾ ਦੇ ਨਾਮ ਦੀ ਦਵਾਈ ਹੈ ਉਸ ਕੌਲ। ਔਰ ਇਹ ਦਵਾਈ ਕਿਧਰੋਂ
ਬਾਹਰੋਂ ਨਹੀਂ ਲਿਆਉਣੀ, ਕਿਧਰੋਂ ਬਾਹਰੋਂ ਨਹੀਂ ਲੱਭਣੀ, ਇਹ ਦਵਾਈ ਅੰਦਰ
ਹੀ ਪਈ ਹੈ, ਜੈਸੇ ਕਿ ਅਹੰਕਾਰ ਦਾ ਰੋਗ ਅੰਦਰ ਪਿਆ ਹੈ :

ਹਉਮੈ ਦੀਰਘ ਰੋਗ ਹੈ ਦਾਰੂ ਭੀ ਇਸੁ ਮਾਹਿ ॥ (ਪੰਨਾ 466)

ਪਰ ਇਸਦਾ ਇਹ ਮਤਲਬ ਨਹੀਂ ਕਿ ਦਾਰੂ ਨਹੀਂ ਹੈ। ਅਹੰਕਾਰ ਅੰਦਰ

ਹੈ, ਅੱਸਥੀ ਵੀ ਅੰਦਰ ਹੈ। ਮੈਂ ਮੈਂ ਅੰਦਰੋਂ ਨਿਕਲ ਰਿਹਾ ਹੈ। ਹੁਣ ਜੇ ਅੰਦਰੋਂ
ਨਿਕਲੇ ‘ਤੂੰ, ਤੂੰ, ਤੂੰ’ ਇਹ ਤਾਂ ਹੋ ਗਈ ਅੱਸਥੀ। ‘ਮੈਂ, ਮੈਂ, ਮੈਂ’ ਇਹ ਤਾਂ
ਰੋਗ ਹੋ ਗਿਆ। ਇਹ ਰੋਗ ਤੇ ਅੱਸਥੀ ਦੋਵੇਂ ਮਨੁੱਖ ਦੇ ਅੰਦਰ ਹੀ ਹਨ। ਇਸਦੀ
ਮਰਜ਼ੀ ਹੈ ਕਿ ਰੋਗ ਨੂੰ ਵਧਾਣਾ ਹੈ ਕਿ ਅੱਸਥੀ ਨਾਲ ਇਸ ਰੋਗ ਨੂੰ ਘਟਾਣਾ
ਤੇ ਮਿਟਾਣਾ ਹੈ। ਮੈਂ, ਮੈਂ, ਮੈਂ ਅੰਦਰੋਂ ਨਿਕਲੇਗਾ, ਮੇਰਾ ਧਨ, ਮੇਰੀ ਕੁਲ, ਮੇਰਾ
ਰੂਪ, ਮੇਰੀ ਪ੍ਰਭੂਤਾ, ਮੇਰੀ ਜਾਤ, ਮੇਰਾ ਕੁਲ ਅੰਦਰੋਂ ਨਿਕਲੇਗਾ। ਤੂੰ ਹੈਂ, ਤੂੰ
ਹੈਂ, ਤੂੰ ਹੈਂ, ਕੁਛ ਵੀ ਨਹੀਂ ਮੇਰਾ :

ਮੈਂ ਨਾਹੀ ਪ੍ਰਭੁ ਸਭ ਕਿਛੁ ਤੇਰਾ॥
ਦੀਪੈ ਨਿਰਗੁਨ ਉਪੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ॥
(ਪੰਨਾ 827)

ਇਹ ਜੇ ‘ਤੇਰਾ ਤੇਰਾ’ ਹੈ, ਇਹ ਵੀ ਅੰਦਰੋਂ ਨਿਕਲੇਗਾ ਅੰਤ ਇਹ ਜੇ ‘ਮੇਰਾ
ਮੇਰਾ’ ਹੈ, ਇਹ ਵੀ ਅੰਦਰੋਂ ਨਿਕਲੇਗਾ। ਇਸ ਵਾਸਤੇ ਰੋਗ ਵੀ ਅੰਦਰ ਹੈ,
ਦਵਾਈ ਵੀ ਅੰਦਰ ਹੈ। ਸਤਿਸੰਗ ਇਸੇ ਵਾਸਤੇ ਹੈ। ਅੰਤ ਗੁਰੂ ਅਰਜਨ ਦੇਵ
ਜੀ ਮਹਾਰਾਜ ਦਾ ਇਹ ਭੁਰਮਾਨ, ਇਹ ਵਾਕ, ਪ੍ਰੇਰਨਾ ਦੇ ਰਿਹਾ ਹੈ ਕਿ ਰੋਗ
ਅੰਦਰ ਹੈ, ਤੇ ਵੈਦ ਵੀ ਅੰਦਰ ਬੈਠਾ ਹੈ, ਅੱਸਥੀ ਵੀ ਅੰਦਰ ਹੈ। ਤੂੰ ਉਸ ਅੱਸਥੀ
ਦਾ ਸੇਵਨ ਕਰ ਤੇ ਕਹਿ—ਸਬ ਕੁਛ ਤੂੰ ਹੀ ਹੈ। ‘ਵਾਹਿਗੁਰੂ, ਵਾਹਿਗੁਰੂ,
ਵਾਹਿਗੁਰੂ’, ਤੂੰ ਹੀ ਹੈ। ਜਿਤਨਾ ਕਹਿੰਦਾ ਜਾਏਗਾ, ਉਤਨੀ ਹੀ ‘ਮੈਂ’ ਮਿਟਦੀ
ਜਾਏਗੀ। ਜੈਸੇ ਹੀ ਅਹੰਕਾਰ ਪੂਰਨ ਤੌਰ ‘ਤੇ ਮਿਟ ਜਾਏਗਾ, ਵੈਸੇ ਹੀ ਨਿਰੰਕਾਰ
ਪੂਰਨ ਤੌਰ ‘ਤੇ ਪ੍ਰਗਟ ਹੋ ਜਾਏਗਾ ਅੰਤ ਤੂੰ ਨਿਰੰਕਾਰ ਦਾ ਰੂਪ ਹੋ ਜਾਏਗਾ,
ਈਸ਼ਵਰ ਦਾ ਰੂਪ ਹੋ ਜਾਏਗਾ :

ਗੁਰ ਕਿਰਪਾ ਜਿਹ ਨਰ ਕਉ ਕੀਨੀ ਤਿਹ ਇਹ ਚੁਗਤਿ ਪਛਾਨੀ॥
ਨਾਨਕ ਲੀਨ ਭਾਇਓ ਗੋਬਿੰਦ ਸਿਉ ਜਿਉ ਪਾਨੀ ਸੰਗਿ ਪਾਨੀ॥
(ਸੈਗਠਿ ਮਹਲਾ ੫, ਪੰਨਾ 633)

ਇਸ ਤਰ੍ਹਾਂ ਤੂੰ ਪ੍ਰਭੂ ਦਾ ਹੋ ਰੂਪ ਹੋ ਜਾਏਗਾ।

•

ਚਾਰ ਯੁਗ

ਮੈਂ ਜਿਸ ਅਛੂਤੇ ਵਿਸ਼ੇ ਨੂੰ ਅੱਜ ਵਿਚਾਰ ਦੇ ਰਾਹੀਂ ਛੂਹਣ ਲੱਗਾ ਹਾਂ,
ਉਹ ਹੈ ਚਾਰ ਯੁਗ। ਵੈਸੇ ਤਾਂ ਭਾਰਤ ਦੇ ਮੁਨੀਸ਼ ਤਕਰੀਬਨ ਤਕਰੀਬਨ
ਮਨੁੱਖਤਾ ਨੂੰ ਹਰ ਸਮੇਂ ਚਾਰ ਹਿੱਸਿਆਂ ਵਿਚ ਵੰਡਦੇ ਰਹੇ ਹਨ, ਉਨ੍ਹਾਂ ਜੀਵਨ
ਦੇ ਢੰਗ ਵੀ ਚਾਰ ਦੱਸੇ ਨੇ। ਜੈਸੇ:

1. ਖੱਤਰੀ, 2. ਬ੍ਰਾਹਮਣ, 3. ਕੁਦਰ, 4. ਵੈਸ਼।

ਇਹ ਚਾਰ ਵਰਣ (ਵਰਗ), ਜੀਵਨ ਦੇ ਚਾਰ ਦੰਗ। ਫਿਰ ਚਾਰ ਆਸ਼੍ਰਮ :

1. ਬ੍ਰਾਹਮਚਾਰੀ, 2. ਗਿਗਹਸਥੀ, 3. ਬਾਣਪ੍ਰਸਤੀ, 4. ਸੰਨਿਆਸੀ।

ਹੈਰਾਨਗੀ ਹੈ, ਪੁਰਾਣਾ ਮਤ—ਸਨਾਤਨ ਮਤ, ਉਸਦੇ ਮੂਲ ਗ੍ਰੰਥ ਵੀ ਚਾਰ ਹੋ
ਨੇ, ਜੋ ਚਾਰ ਵੇਦ ਕਹਿਲਾਂਦੇ ਹੋ:

1. ਰਿਗ ਵੇਦ, 2. ਯਜੁਰ ਵੇਦ, 3. ਸਿਆਮ ਵੇਦ, 4. ਅਧਰਵ ਵੇਦ।

ਪੈਨ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਵੀ ਇਸ ਵਿਸ਼ੇ ਨੂੰ ਆਪਣੇ
ਵਿਚਾਰਾਂ ਵਿਚ ਪ੍ਰਏਤਿਆ ਹੈ ਔਰ ਚਾਰ ਵੇਦਾਂ ਦੀ ਬੜੀ ਸੋਹਣੀ ਵਿਆਖਿਆ
ਜਗਤ ਦੇ ਸਾਹਮਣੇ ਰੱਖੀ ਹੈ। ਚਾਰ ਯੁਗ, ਇਹਨਾਂ ਨੂੰ ਕਈ ਦਿਸ਼ਟੀਕੌਣਾਂ
ਦੇ ਨਾਲ ਨਾਪਣਾ ਤੌਲਣਾ ਪਣੇਗਾ। ਪਹਿਲਾ ਸਮੇਂ ਵਿਚ ਚਾਰ ਯੁਗ, ਦੂਸਰਾ
ਅਸਥਾਨ ਦੇ ਵਿਚ ਚਾਰ ਯੁਗ, ਤੀਜ਼ਰਾ ਮਨ ਦੇ ਵਿਚ ਚਾਰ ਯੁਗ। ਮਾਨਸਿਕ
ਅਵਸਥਾ ਦੌਆਂ ਚਾਰ ਸ੍ਰੋਣੀਆਂ, ਜਿਨ੍ਹਾਂ ਨੂੰ ਅਸੀਂ ਚਾਰ ਯੁਗ ਕਹਿ ਸਕਦੇ
ਹਾਂ। ਪ੍ਰਥਮ, ਸਮੇਂ ਵਿਚ : ਐਸਾ ਮੰਨਿਆ ਗਿਆ ਹੈ ਕਿ ਲੱਖ ਭੇਦ ਲੱਖ ਸਾਲ
ਬਾਅਦ ਯੁਗ ਬਦਲ ਜਾਂਦੇ ਹੋ, ਔਰ ਪੈਰਾਣਿਕ ਗ੍ਰੰਥਾਂ ਵਿਚ ਯੁਗਾਂ ਦੀ ਉਮਰ
ਵੀ ਦੱਸੀ ਗਈ ਹੈ ਕਿ ਇਤਨੇ ਯੁਗਾਂ ਬਾਅਦ, ਇਤਨੇ ਸਮੇਂ ਬਾਅਦ ਯੁਗ
ਬਦਲ ਜਾਂਦਾ ਹੈ। ਯੁਗ ਦੀ ਤਬਦੀਲੀ ਸਮੇਂ 'ਤੇ ਖੜ੍ਹੀ ਹੈ ਔਰ ਹਰ ਯੁਗ ਦਾ
ਅਵਤਾਰ ਵੀ ਮੰਨਿਆ ਗਿਆ ਹੈ। ਦੂਸਰਾ ਯੁਗ ਅਸਥਾਨ। ਤੀਜ਼ਰਾ ਯੁਗ
ਮਾਨਸਿਕ ਅਵਸਥਾ। ਇਹ ਤਿੰਨੇ ਪਹਿਲੂ ਮੈਂ ਤੁਹਾਡੇ ਸਾਹਮਣੇ ਉਜਾਗਰ ਕਰਨ
ਲੱਗਾਂ ਹਾਂ।

ਪ੍ਰਥਮ, ਸਮੇਂ ਵਿਚ ਚਾਰ ਯੁਗਾਂ ਦੇ ਇਤਿਹਾਸ ਨੂੰ ਵਾਚੀਏ। ਅੱਜ ਤੋਂ ਪੰਜ ਹਜ਼ਾਰ ਸਾਲ ਪਹਿਲੇ ਸ੍ਰੀ ਰਾਮ ਜੀ ਸਨ। ਅੰਦਾਜ਼ਨ ਸਾਢੇ ਤਿੰਨ ਹਜ਼ਾਰ ਸਾਲ ਪਹਿਲੇ ਸ੍ਰੀ ਕ੍ਰਿਸ਼ਨ ਜੀ ਸਨ। ਕੋਈ ਸਵਾ ਪੰਜ ਸੌ ਸਾਲ ਪਹਿਲੇ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ਼ ਸਨ। ਪਰ ਇਹ ਤਿੰਨੇ ਅਵਤਾਰ ਪੰਜ ਹਜ਼ਾਰ ਸਾਲ ਦੀ ਅਵਧੀ ਵਿਚ ਹੋ ਜਾਂਦੇ ਹਨ। ਇਕ ਇਕ ਯੁਗ ਦੀ ਲੱਖਾਂ ਸਾਲ ਦੀ ਉਮਰ, ਕਥੋਲ ਕਲਪਨਾ ਤੋਂ ਬਿਨਾਂ ਹੋਰ ਕੁਛ ਨਹੀਂ ਹੋ ਸਕਦੀ। ਕਿਉਂਕਿ ਸ੍ਰੀ ਰਾਮ ਨੂੰ ਤ੍ਰੇਤੇ ਯੁਗ ਦਾ ਅਵਤਾਰ ਮੰਨਦੇ ਨੇ ਤੇ ਪੰਦਰਾਂ ਸੌ ਸਾਲ ਬਾਅਦ ਸ੍ਰੀ ਕ੍ਰਿਸ਼ਨ ਮੌਜੂਦ ਸਨ। ਸ੍ਰੀ ਕ੍ਰਿਸ਼ਨ ਨੂੰ ਦੁਆਪਰ ਯੁਗ ਦਾ ਅਵਤਾਰ ਮੰਨਦੇ ਨੇ ਐਰ ਤਿੰਨ ਹਜ਼ਾਰ ਸਾਲ ਬਾਅਦ ਗੁਰੂ ਨਾਨਕ ਸਾਹਿਬ ਪ੍ਰਗਟ ਹੋ ਗਏ ਐਰ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ਼ ਕਾਲਿਯੁਗ ਦਾ ਅਵਤਾਰ ਮੰਨੇ ਜਾਂਦੇ ਨੇ। ਇਹ ਤਾਂ ਸਾਰੇ ਦੇ ਸਾਰੇ ਪੰਜ ਹਜ਼ਾਰ ਸਾਲ ਵਿਚ ਹੋ ਗਏ। ਐਸਾ ਅੰਦਾਜ਼ਾ ਹੈ ਕਿ ਇਕ ਯੁਗ ਦੀ ਉਮਰ ਸਮੇਂ ਵਿਚ ਨਾਪੀਏ ਤਾਂ ਢਾਈ ਹਜ਼ਾਰ ਸਾਲ ਤੋਂ ਬਾਅਦ ਹੋ ਗੀ ਨਹੀਂ ਸਕਦੀ, ਕੁਲ ਅਵਧੀ ਢਾਈ ਹਜ਼ਾਰ ਸਾਲ। ਤੇ ਯੁਗ ਦੀ ਤਬਦੀਲੀ ਕਿਸ ਤਰ੍ਹਾਂ ਹੁੰਦੀ ਹੈ, ਕਿਵੇਂ ਮੰਨ ਲਿਆ ਜਾਏ ਕਿ ਯੁਗ ਬਦਲ ਗਿਆ ਹੈ? ਹਜ਼ਾਰਾਂ, ਲੱਖਾਂ ਸਾਲ ਪਹਿਲੇ ਜੋ ਸੂਰਜ ਸੀ, ਅੱਜ ਵੀ ਉਹ ਹੈ। ਐਰ ਇਸੇ ਤਰੀਕੇ ਨਾਲ ਧਰਤੀ ਵੀ ਉਹ ਹੈ, ਗੁਹਿ ਵੀ ਉਹ ਹੈ ਹਨ, ਸਿਤਾਰੇ ਵੀ ਉਹ ਹੈ ਹਨ, ਸਾਗਰ ਵੀ ਉਹ ਹੈ ਓਰ ਕਿਸੇ ਹੱਦ ਤਕ ਕੁਝ ਬੋੜੀਆਂ ਨਦੀਆਂ ਦੇ ਅਦਲ-ਬਦਲ ਤੋਂ ਬਾਅਦ ਸਾਰੀਆਂ ਨਦੀਆਂ ਵੀ ਉਹ ਹੀ ਹਨ। ਪੁਰਾਣੇ ਤੋਂ ਪੁਰਾਣੇ ਇਤਿਹਾਸ ਵਿਚ ਗੰਗਾ ਦਾ ਜ਼ਿਕਰ ਹੈ, ਵਗ ਰਹੀ ਹੈ ਅੱਜ ਵੀ। ਪੁਰਾਣੇ ਇਤਿਹਾਸ ਵਿਚ ਜਮੁਨਾ ਦਾ ਜ਼ਿਕਰ ਹੈ, ਨਰਬਦਾ ਦਾ ਜ਼ਿਕਰ ਹੈ, ਵਗ ਰਹੀ ਹੈ ਅੱਜ ਵੀ। ਜਮੁਨਾ ਨੇ ਅੱਜ ਵੀ ਨਾ ਕਿ ਸੂਰਜ ਦੇ ਬਦਲਣ 'ਤੇ। ਸੂਰਜ ਤਾਂ ਉਹ ਹੈ ਹੈ, ਚੰਦ੍ਰਮਾ ਉਹ ਹੈ ਹੈ, ਸਭ ਕੁਛ ਉਹ

ਸੋਈ ਚੰਦ੍ਰ ਚੜਹਿ ਸੋ ਤਾਚੇ ਸੋਈ ਦਿਨੀਅਕੁ ਤਪਤ ਰਹੈ॥

ਸਾ ਧਰਤੀ ਸੋ ਪਉਣੁ ਤੁਲਾਰੇ ਚੁਗ ਜੀਅ ਖੋਲੇ ਬਾਵ ਕੈਸੇ॥

(ਰਾਮਕਲੈ ਮਹਲਾ ੧, ਪੰਨਾ 902)

ਯੁਗਾਂ ਦੀ ਤਬਦੀਲੀ, ਮਨੁੱਖਾਂ ਦੀ ਤਬਦੀਲੀ 'ਤੇ ਖੜ੍ਹੀ ਹੈ ਨਾ ਕਿ ਸੂਰਜ ਦੇ ਬਦਲਣ 'ਤੇ। ਸੂਰਜ ਤਾਂ ਉਹ ਹੈ ਹੈ, ਚੰਦ੍ਰਮਾ ਉਹ ਹੈ ਹੈ, ਸਭ ਕੁਛ ਉਹ

ਹੀ ਹੈ ਅੰਰ ਜਦ ਸਭ ਕੁਛ ਉਹ ਹੀ ਹੈ ਤੇ ਫਿਰ ਤਾਂ ਇੱਕੋ ਹੀ ਯੁਗ ਹੋਣਾ ਚਾਹੀਦਾ ਹੈ। ਪਰ ਨਹੀਂ, ਯੁਗਾਂ ਦੀ ਤਬਦੀਲੀ ਮਨੁੱਖ 'ਤੇ ਖੜ੍ਹੀ ਹੈ, ਯੁਗਾਂ ਦੀ ਤਬਦੀਲੀ ਮਨੁੱਖ ਦੀ ਸੋਚ 'ਤੇ ਖੜ੍ਹੀ ਹੈ, ਵਿਚਾਰਧਾਰਾ 'ਤੇ ਖੜ੍ਹੀ ਹੈ ਯਾ ਇੰਜ ਕਹਿ ਲਵੇ ਕਿ ਯੁਗ ਇਕ ਵਿਚਾਰ ਦਾ ਨਾਮ ਹੈ, ਇਕ ਮਾਨਸਿਕ ਅਵਸਥਾ ਦਾ ਨਾਮ ਹੈ। ਮਨੁੱਖ ਦੇ ਵਿਚਾਰ ਬਦਲਦਿਆਂ ਹੀ ਸੰਸਾਰ ਬਦਲ ਜਾਂਦਾ ਹੈ, ਯੁਗ ਬਦਲ ਜਾਂਦਾ ਹੈ। ਅੰਦਾਜ਼ਨ ਢਾਈ ਹਜ਼ਾਰ ਸਾਲ ਤੋਂ ਬਾਅਦ ਜੀਵਨ-ਸ਼ੈਲੀ ਬਦਲ ਜਾਂਦੀ ਹੈ, ਕਿਉਂਕਿ ਮਨੁੱਖ ਦੇ ਵਿਚਾਰ ਬਦਲ ਜਾਂਦੇ ਨੇ। ਮਨੁੱਖ ਇਕ ਐਸਾ ਪ੍ਰਾਣੀ ਹੈ, ਜੇ ਸਭ ਕੁਝ ਦੇ ਵਿਚ ਤਬਦੀਲੀ ਚਾਹੁੰਦਾ ਹੈ। ਪਰਿਵਾਰਕ ਢਾਂਚੇ ਬਦਲਦੇ ਰਹੇ ਨੇ, ਹਜ਼ਾਰੀਤੀ ਬਦਲਦੀ ਰਹੀ ਹੈ, ਧਰਮ ਦੇ ਸਾਧਨ ਬਦਲਦੇ ਰਹੇ ਨੇ, ਕਰਮ-ਕਾਂਡ ਬਦਲਦਾ ਰਿਹਾ ਹੈ, ਇਸ ਸਭ ਕੁਝ ਦੀ ਤਬਦੀਲੀ ਵਿਚਾਰ ਦੀ ਤਬਦੀਲੀ 'ਤੇ ਖੜ੍ਹੀ ਹੈ ਅੰਰ ਵਿਚਾਰ ਦੀ ਤਬਦੀਲੀ ਨੂੰ ਹੀ ਯੁਗ ਦੀ ਤਬਦੀਲੀ ਕਹਿੰਦੇ ਨੇ। ਬਹੁ-ਗਿਣਤੀ ਦੇ ਵਿਚ ਜਦ ਮਨੁੱਖ ਦੇ ਵਿਚਾਰ ਬਦਲ ਜਾਣ, ਰਹਿਣ-ਸਹਿਣ ਬਦਲ ਜਾਏ, ਖਾਣ-ਪੀਣ ਬਦਲ ਜਾਏ ਤੇ ਫਿਰ ਯੁਗ ਬਦਲ ਜਾਂਦਾ ਹੈ। ਧੰਨ ਗੁਰੂ ਰਾਮਦਾਸ ਜੀ ਮਹਾਰਾਜ ਯੁਗ ਨੂੰ ਆਪਣੀ ਬਾਣੀ ਦੇ ਵਿਚ ਜਿਸ ਢੰਗ ਨਾਲ ਫੁਰਮਾਨ ਕਰਦੇ ਨੇ, ਉਹ ਇਸ ਪ੍ਰਕਾਰ ਹੈ :

1. ਸਤਿਯੁਗ

ਸਤਚੁਗਿ ਸਭ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥
 ਮਨਿ ਤਨਿ ਹਰਿ ਗਾਵਹਿ ਪਰਮ ਸੁਖੁ ਪਾਵਹਿ,
 ਹਰਿ ਹਿਰਦੈ ਹਰਿ ਗੁਣ ਗਿਆਨੁ ਜੀਉ ॥
 ਗੁਣ ਗਿਆਨੁ ਪਦਾਰਥੁ ਹਰਿ ਹਰਿ ਕਿਰਤਾਰਥੁ ਸੋਭਾ ਗੁਰਮੁਖਿ ਹੋਈ ॥
 ਅੰਤਰਿ ਬਾਹਰਿ ਹਰਿ ਪ੍ਰਭੁ ਏਕੋ ਦੂਜਾ ਅਵਭੁ ਨ ਕੋਈ ॥
 ਹਰਿ ਹਰਿ ਲਿਵ ਲਾਈ ਹਰਿ ਨਾਮੁ ਸਖਾਈ ਹਰਿ ਦਰਗਰ ਪਾਵੈ ਮਾਨੁ ਜੀਉ ॥
 ਸਤਚੁਗਿ ਸਭ ਸੰਤੋਖ ਸਰੀਰਾ ਪਗ ਚਾਰੇ ਧਰਮੁ ਧਿਆਨੁ ਜੀਉ ॥

(ਅਸਾ ਮਹਲਾ ੪, ਪੰਨਾ 445)

ਧਰਮ ਤਖਤ 'ਤੇ ਬੈਠਾ ਸੀ। ਤਖਤ ਦੇ ਚਾਰ ਪੈਰ ਹੁੰਦੇ ਨੇ। ਧਰਮ ਚੱਲ ਰਿਹਾ ਸੀ ਚਾਰ ਪੈਰਾਂ ਦੇ ਆਸਰੇ 'ਤੇ। ਧੰਨ ਗੁਰੂ ਰਾਮਦਾਸ ਜੀ ਫੁਰਮਾਉਂਦੇ ਨੇ—ਸਤਿਯੁਗ ਵਿਚ ਧਰਮ ਦੇ ਚਾਰੇ ਪੈਰ ਮੌਜੂਦ ਸਨ। “ਸਤਚੁਗਿ ਸਭ ਸੰਤੋਖ ਸਰੀਰਾ”—ਮਨੁੱਖ ਦੇ ਸਰੀਰ ਦੇ ਅੰਦਰ ਸੰਤੋਖ ਸੀ; ਉੱਚਾ ਆਚਰਣ ਸੀ; ਪਰਉਪਕਾਰੀ ਬਿਰਤੀਆਂ ਸਨ; ਮਨ ਦੇ ਵਿਚ, ਤਨ ਦੇ ਵਿਚ ਸੰਤੋਖੀ ਜਿੰਦਗੀ

ਕਲ-ਕਲੇਸ਼ ਤੋਂ ਬਚੀ ਹੋਈ ਸੀ, ਲਿਵ ਪ੍ਰਭੂ ਨਾਲ ਚੁੜੀ ਹੋਈ ਸੀ। ਇਸ ਤਰ੍ਹਾਂ ਗੁਰੂ ਰਾਮਦਾਸ ਜੀ ਮਹਾਰਾਜ਼ ਸਤਿਯੁਗ ਦੀ ਵਿਆਖਿਆ ਕਰਦੇ ਨੇ। ਭੌਤਿਕ ਉੱਨਤੀ ਵੀ ਇਤਨੀ ਹੋਈ ਸੀ, ਲਿਹਾਜ਼ਾ ਭੌਤਿਕ ਰੁਚੀਆਂ ਇਤਨੀਆਂ ਉਜਾਗਰ ਨਹੀਂ ਸਨ ਹੋਈਆਂ। ਮਨੁੱਖ ਅੰਤਰਮੁਖੀ ਸਨ, ਸਰੀਰ ਦੀਆਂ ਲੋੜਾਂ ਦੀ ਪੁਸ਼ਟੀ ਹੋ ਗਈ, ਉਸਦੇ ਵਿਚ ਸੰਤੁਸ਼ਟ ਰਹਿੰਦੇ ਸਨ। ਇਹ ਇਕ ਸਮੇਂ ਵਿਚ ਜੋਅ ਰਹੇ ਮਨੁੱਖ ਸਨ ਅੰਤ ਇਸ ਦੀ ਆਪਣੀ ਇਕ ਤਰਜ਼-ਜਿੰਦਗੀ ਸੀ, ਪ੍ਰਕਿਰਤਕ ਜੀਵਨ ਸੀ, ਪ੍ਰਕਿਰਤੀ ਦੇ ਮੁਤਾਬਕ ਜੀ ਰਹੇ ਸਨ।

2. ਤ੍ਰੇਤਾ ਯੁਗ

ਸਹਿਜੇ ਸਹਿਜੇ ਬਦਲ ਗਈ ਜੀਵਨ-ਸੈਲੀ। ਜੀਵਨ-ਸੈਲੀ ਬਦਲਦੀ ਹੈ ਵਿਚਾਰਾਂ ਦੀ ਤਬਦੀਲੀ ਨਾਲ। ਧੰਨ ਗੁਰੂ ਰਾਮਦਾਸ ਜੀ ਮਹਾਰਾਜ਼ ਇਸ ਤਬਦੀਲੀ ਨੂੰ ਬਿਆਨ ਕਰਦੇ ਨੇ। ਯੁਗਾਂ ਦੀ ਤਬਦੀਲੀ ਦਾ ਜ਼ਿਕਰ ਗੁਰੂ ਅਰਜਨ ਦੇਵ ਜੀ ਨੇ ਵੀ ਕੀਤਾ ਹੈ। ਯੁਗਾਂ ਦੀ ਤਬਦੀਲੀ ਨੂੰ ਭਾਈ ਗੁਰਦਾਸ ਜੀ ਬੜੇ ਆਲਿਆਨਾ ਢੰਗ ਨਾਲ ਬਿਆਨ ਕਰਦੇ ਨੇ। ਅੰਤ ਯੁਗਾਂ ਦੀ ਤਬਦੀਲੀ ਨੂੰ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ਼ ਨੇ ਵੀ ਦਰਸਾਇਆ ਹੈ। ਧੰਨ ਗੁਰੂ ਰਾਮਦਾਸ ਜੀ ਮਹਾਰਾਜ਼ ਤ੍ਰੇਤੇ ਯੁਗ ਦਾ ਨਕਸ਼ਾ ਇਸ ਪ੍ਰਕਾਰ ਪੇਸ਼ ਕਰਦੇ ਹਨ:

ਤੇਤਾ ਜੁਗ ਆਇਆ ਅੰਤਰਿ ਜੇਤੁ ਪਾਇਆ,
ਜੜੁ ਸੰਜਮ ਕਰਮ ਕਮਾਇ ਜੀਉ॥ (ਆਸਾ ਮਹਲਾ ੫, ਪੰਨਾ 445)

ਤ੍ਰੇਤੇ ਵਿਚ ਅਹੰਕਾਰ ਉਤਪਨ ਹੋਇਆ ਅੰਤ ਅਹੰਕਾਰ ਦੀ ਪੂਰਤੀ ਲਈ ਹਰ ਮਨੁੱਖ ਜੋਰ ਲਾਉਣ ਲੱਗ ਪਿਆ। ਮੈਂ ਜੋਰਾਵਰ ਹੋ ਜਾਵਾਂ, ਸਕਤੀਸ਼ਾਲੀ ਹੋ ਜਾਵਾਂ, ਤਾਕਤਵਰ ਹੋ ਜਾਵਾਂ। ਧਾਰਮਿਕ ਦੁਨੀਆ ਜੜੁ, ਸੜੁ, ਸੰਜਮ ਤੇ ਕਰਮ-ਕਾਡੇ ਤੋਂ ਵਿਅਰਥ ਹੀ ਖੜ੍ਹੀ ਹੋ ਗਈ :

ਪਗੁ ਚਉਥਾ ਖਿਸਿਆ ਤ੍ਰੈ ਪਗ ਟਿਕਿਆ,
ਮਨਿ ਹਿਰਦੈ ਕ੍ਰੋਧੁ ਜਲਾਇ ਜੀਉ॥ (ਆਸਾ ਮਹਲਾ ੪, ਪੰਨਾ 445)

ਪ੍ਰਭੂਤਾ ਚਾਹੀਦੀ ਹੈ, ਸ਼ਕਤੀ ਚਾਹੀਦੀ ਹੈ। ਤੇ ਵਿਘਨ ਤਾਂ ਹੈਂਗੇ ਨੇ, ਕਿਉਂਫ਼ ਸ਼ਹੁ-ਗਿਣਤੀ ਵਿਚ ਜਦ ਮਨੁੱਖ ਨੂੰ ਸ਼ਕਤੀ ਚਾਹੀਦੀ ਹੈ, ਜੋਰਾਵਰ ਹੋਣਾ ਚਾਹੀਦਾ ਹੈ, ਤੇ ਅੱਗੇ ਵਧਣ ਲਈ ਕਈਆਂ ਨੂੰ ਪਛਾੜਨਾ ਪੇਂਗਾ, ਕਈਆਂ ਨਾਲ ਹਿੰਸਾਤਮਕ ਘਟਨਾਵਾਂ ਵੀ ਘਟਣਗੀਆਂ। ਤੇ ਫਿਰ ਕ੍ਰੋਪਿਤ ਹੋਣਾ ਉਨ੍ਹਾਂ ਦਾ ਲਾਜ਼ਮੀ ਹੈ, ਜਿਨ੍ਹਾਂ ਨੂੰ ਪੱਕੇ ਮਾਰ ਕੇ ਪਿੱਛੇ ਸੁੱਟਿਆ ਹੋਵੇਗਾ।

ਤੇ ਤ੍ਰੇਤੇ ਵਿਚ ਕੌਧ ਦੀ ਅਗਨ ਪ੍ਰਚੱਲਤ ਹੋਈ :

ਮਨਿ ਹਿਰਦੈ ਕ੍ਰੋਧੁ ਮਹਾ ਬਿਸਲੋਧੁ ਨਿਰਪ ਧਾਵਹਿ ਲੜਿ ਦੁਖੁ ਪਾਇਆ ॥
ਅੰਤਰਿ ਮਮਤਾ ਰੋਗੁ ਲਗਾਨਾ ਹਉਮੈ ਅਹੰਕਾਰੁ ਵਧਾਇਆ ॥

(ਆਸਾ ਮਹਲਾ 8, ਪੰਨਾ 445)

ਰਾਜੇ, ਛੋਟੇ ਛੋਟੇ ਰਜਵਾੜੇ, ਜਾਗੀਰਦਾਰ ਆਪਸ ਵਿਚ ਲੜਨ-ਮਰਨ
ਲੱਗ ਪਏ। ਮੇਰ ਮਮਤਾ ਵਧ ਗਈ, ਅਹੰਕਾਰ ਵੀ ਵਧ ਗਿਆ, ਕੌਧ ਵੀ ਵਧ
ਗਿਆ। ਸਤਿਗੁਰ ਜੀ ਮਹਾਰਾਜ ਅਗਾਂਹ ਛੁਰਮਾਨ ਕਰਦੇ ਨੇ :

ਹਰਿ ਹਰਿ ਲ੍ਰਿਪਾ ਧਾਰੀ ਮੇਰੇ ਠਾਕੁਰਿ,
ਬਿਖੁ ਗੁਰਮਤਿ ਹਰਿ ਨਾਮਿ ਲਾਹ ਜਾਇ ਜੀਉ ॥
ਤੇਤਾ ਚੁਗੁ ਆਇਆ ਅੰਤਰਿ ਜੋਰੁ ਪਾਇਆ,
ਜੜੁ ਸੰਜਮ ਕਰਮ ਕਮਾਇ ਜੀਉ ॥ (ਆਸਾ ਮਹਲਾ 8, ਪੰਨਾ 445)

ਤ੍ਰੇਤੇ ਯੁਗ ਵਿਚ ਹਰ ਮਨੁੱਖ ਸ਼ਕਤੀਸ਼ਾਲੀ ਹੋਣਾ ਚਾਹੁੰਦਾ ਸੀ। ਅਹੰਕਾਰ
ਦੀ ਜ਼ਹਿਰ ਵਧ ਗਈ, ਜਿਸਨੂੰ (ਇਸ ਜ਼ਹਿਰ) ਦੂਰ ਕਰਨ ਵਾਸਤੇ ਸਿਰਫ ਪ੍ਰਭੂ
ਦਾ ਨਾਮ ਸੀ, ਪਰ ਇਸ ਤੋਂ ਉਹਲੇ ਹੋ ਕੇ, ਲੋਕੀ ਜਤੁ ਤੇ ਸੰਜਮ ਰੱਖ ਕੇ,
ਆਪਣੀ ਸ਼ਕਤੀ ਵਧਾ ਕੇ ਦੁਜਿਆਂ ਨੂੰ ਪਛਾੜਨਾ ਚਾਹੁੰਦੇ ਸਨ ਤੇ ਸਵੈਮ
ਸ਼ਕਤੀਸ਼ਾਲੀ ਹੋਣਾ ਚਾਹੁੰਦੇ ਸਨ। ਇਸ ਤਰ੍ਹਾਂ ਦੀਆਂ ਮਲੋਬਿਰਡੀਆਂ ਵਿਚ
ਤ੍ਰੇਤੇ ਯੁਗ ਦੇ ਜੀਵ ਜੀਅ ਰਹੇ ਸਨ।

ਅਗਰ ਹੁਣ ਜਿਸ ਯੁਗ ਵਿਚ ਅਸੀਂ ਜੀਅ ਰਹੇ ਹਾਂ, ਜਿਸ ਨੂੰ ਕਲਿਯੁਗ
ਕਹਿੰਦੇ ਨੇ, ਇਥੋਂ ਗਿਣਤੀ ਕਰੀਏ ਤਾਂ ਦੁਆਪਰ, ਦੂਜਾ ਪੁਰ; ਤ੍ਰੇਤਾ ਤੀਜਾ
ਪੁਰ ਐਂਤ ਸਤਿਯੁਗ ਚੌਥਾ ਬਣ ਜਾਂਦਾ ਹੈ। ਐਂਤ ਇਹ ਗਿਣਤੀ ਠੀਕ ਹੈ, ਤ੍ਰੇਤੇ
ਤੋਂ ਮੁਰਾਦ ਤੀਜਾ, ਦੁਆਪਰ ਤੋਂ ਮੁਰਾਦ ਦੂਜਾ ਯੁਗ, ਕਲਿਯੁਗ ਪ੍ਰਥਮ ਮੰਨੀਏ
ਤਾਂ ਸਤਿਯੁਗ ਚੌਥਾ ਬਣ ਜਾਂਦਾ ਹੈ। ਸਤਿਯੁਗ ਨੂੰ ਪ੍ਰਥਮ ਮੰਨੀਏ ਤਾਂ ਕਲਿਯੁਗ
ਚੌਥਾ ਬਣ ਜਾਂਦਾ ਹੈ। ਪਰ ਜੋ ਪ੍ਰਚੱਲਤ ਗਾਥਾ ਹੈ, ਉਹ ਸਤਿਯੁਗ, ਤ੍ਰੇਤਾ,
ਦੁਆਪਰ ਤੇ ਕਲਿਯੁਗ ਹੈ, ਇਸ ਤਰ੍ਹਾਂ ਦੀ ਗਿਣਤੀ ਚਲਦੀ ਹੈ। ਪਰ ਅੱਖਰੀ
ਅਰਥ ਕਰਾਂਗੇ—ਤ੍ਰੇਤੇ ਤੋਂ ਤੀਸਰਾ ਯੁਗ, ਦੁਆਪਰ ਦੂਜਾ ਯੁਗ, ਕਲਿਯੁਗ
ਪਹਿਲਾ ਯੁਗ, ਜਿਸ ਵਿਚ ਅਸੀਂ ਜੀਅ ਰਹੇ ਹਾਂ, ਇਹ ਪਹਿਲਾਂ ਜੋ ਲੰਘ ਗਿਆਂ।
ਦੂਜਾ ਜੋ ਉਸ ਤੋਂ ਪਹਿਲੇ ਲੰਘ ਗਿਆ, ਐਂਤ ਜੋ ਉਸ ਤੋਂ ਵੀ ਪਹਿਲੇ ਸੀ,
ਚੌਥਾ।

ਗਿਆ। ਸੰਤੇਖ ਤੇ ਸਤ੍ਤ ਇਹ ਦੋ ਪੈਰ ਉਡ ਗਏ। ਇਸ ਤਰ੍ਹਾਂ ਧਰਮ ਦੋ ਪੈਰਾਂ 'ਤੇ ਟਿਕ ਗਿਆ। ਫਿਰ ਸਮੇਂ ਦੇ ਗੋੜ ਨਾਲ ਕਲਿਯੁਗ ਆਇਆ। ਇਹ ਯੁਹਾਂ ਦੀ ਵਿਆਖਿਆ ਪਹਿਲਾਂ ਸਮੇਂ ਦੇ ਮੁਤਾਬਕ ਕੀਤੀ ਜਾ ਰਹੀ ਹੈ, ਫਿਰ ਅਸਥਾਨ ਵਿਚ, ਫਿਰ ਮਾਨਸਿਕ ਅਵਸਥਾ ਵਿਚ। ਜਿਵੇਂ ਜਿਵੇਂ ਗੁਰਬਾਣੀ ਨੇ ਖੇਲਿਆ ਹੈ, ਮੈਂ ਆਪ ਜੀ ਦੇ ਸਾਹਮਣੇ ਰੱਖ ਰਿਹਾ ਹਾਂ।

4. ਕਲਿਯੁਗ

ਕਲਿਜੁਗੁ ਹਰਿ ਕੀਆ ਪਰਾ ਤੈ ਖਿਸਕੀਆ,
ਪਰਾ ਚਉਥਾ ਟਿਕੈ ਟਿਕਾਇ ਜੀਉ ॥
ਗੁਰ ਸਬਦੁ ਕਮਾਇਆ ਅਉਖਿਥੁ ਹਰਿ ਪਾਇਆ,
ਹਰਿ ਕੀਰਤਿ ਹਰਿ ਸਾਂਤਿ ਪਾਇ ਜੀਉ ॥
ਹਰਿ ਕੀਰਤਿ ਤੁਰਿ ਆਏ ਹਰਿ ਨਾਮੁ ਵਡਾਏ
ਹਰਿ ਹਰਿ ਨਾਮੁ ਖੇਤੁ ਜਮਾਇਆ ॥
ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ,
ਸਭੁ ਲਾਹਾ ਮੂਲੁ ਗਵਾਇਆ ॥
ਜਨ ਨਾਨਕਿ ਗੁਰੂ ਪੂਰਾ ਪਾਇਆ,
ਮਨਿ ਹਿਰਦੈ ਨਾਮੁ ਲਖਾਇ ਜੀਉ ॥
ਕਲਿਜੁਗੁ ਹਰਿ ਕੀਆ ਪਰਾ ਤੈ ਖਿਸਕੀਆ,
ਪਰਾ ਚਉਥਾ ਟਿਕੈ ਟਿਕਾਇ ਜੀਉ ॥ (ਆਸਾ ਮਹਲਾ ੪, ਪੰਨਾ 446)

ਹੁਣ ਇਕ ਹੀ ਪੈਰ ਰਹਿ ਗਿਆ, ਪ੍ਰਭੂ ਦੀ ਕੀਰਤੀ, ਹਰੀ ਦਾ ਜਸ ਗਾਇਨ ਕਰਨਾ। ਤੇ ਕਲਿਯੁਗ ਇਕ ਪੈਰ 'ਤੇ ਟਿਕ ਗਿਆ, ਥਾਕੀ ਤਾਂ ਸਭ ਕੁਛ ਉਡ ਪੁਡ ਗਿਆ। ਕਲਿਯੁਗ ਦੀ ਵਿਆਖਿਆ ਤੇ ਸਤਿਯੁਗ, ਤੇਤੇ ਤੇ ਦੁਆਪਰ ਦੀ ਵਿਆਖਿਆ ਧੰਨ ਗੁਰੂ ਰਾਮਦਾਸ ਜੀ ਮਹਾਰਾਜ਼, ਸਮੇਂ ਦੀ ਰੂਪ-ਰੋਖਾ ਵਿਚ, ਨਾਪ ਤੇਲ ਕੇ ਇਸ ਤਰ੍ਹਾਂ ਬਿਆਨ ਕਰਦੇ ਨੇ, ਅੱਤ ਆਪਣਾ ਹੈਸਲਾ ਇੰਜ ਦਿੰਦੇ ਨੇ—“ਕਲਿਜੁਗਿ ਬੀਜੁ ਬੀਜੇ ਬਿਨੁ ਨਾਵੈ, ਸਭੁ ਲਾਹਾ ਮੂਲੁ ਗਵਾਇਆ ॥” ਕਲਿਯੁਗ ਦੇ ਵਿਚ ਕੋਈ ਵੀ ਬੀਜ ਮਨੁੱਖ ਬੀਜੇ—ਜਤ੍ਰਾ ਦਾ, ਸਤ੍ਰ ਦਾ, ਕਰਮ ਦਾ ਐਂਕ ਤਰ੍ਹਾਂ ਤਰ੍ਹਾਂ ਦੀਆਂ ਸਾਧਨਾਵਾਂ ਦਾ, ਲੋਕਿਨ ਨਾਮ ਨਾ ਜਪੇ, “ਕਲਿਜੁਗ ਬੀਜੁ ਬੀਜੇ ਬਿਨੁ ਨਾਵੈ, ਸਭੁ ਲਾਹਾ ਮੂਲੁ ਗਵਾਇਆ ॥” ਐਸਾ ਮਨੁੱਖ ਸਾਰਾ ਲਾਹਾ ਤੇ ਮੂਲ ਗਾਵਾ ਬੈਠੇਗਾ, ਕਿਉਂਕਿ ਮੂਲ ਰੱਲ ਤਾਂ ਸੀ ਪ੍ਰਭੂ ਦਾ ਨਾਮ, ਉਹ ਤਾਂ ਜਪਣਾ ਹੀ ਨਹੀਂ ਐਂਕ ਇਸ ਤਰੀਕੇ ਨਾਲ ਵਿਅਰਥ ਦੇ ਕਰਮਾਂ ਵਿਚ ਫਸ ਕੇ ਰਹਿ ਗਿਆ। ਧੰਨ ਗੁਰੂ ਰਾਮਦਾਸ ਜੀ ਮਹਾਰਾਜ਼ ਨੇ ਸਮੇਂ ਦੀ ਰੂਪ-ਰੋਖਾ ਵਿਚ ਜੋ ਯੁਗਾਂ ਦਾ ਚਿਤਰਨ ਕੀਤੈ, ਉਹ ਇਸੇ ਤਰ੍ਹਾਂ ਹੈ। ਧੰਨ ਗੁਰੂ ਨਾਨਕ

ਦੇਵ ਜੀ ਮਹਾਰਾਜ ਇਸ ਨੂੰ ਆਪਣੇ ਢੰਗ ਨਾਲ ਬਿਆਨ ਕਰਦੇ ਨੇ ਔਰ ਭਗਤ ਰਵਿਦਾਸ ਜੀ ਮਹਾਰਾਜ ਤਾਂ ਇਥੋਂ ਤਕ ਕਹਿੰਦੇ ਨੇ :

ਸਤਚੁਗਿ ਸਤ੍ਰ ਤੇਤਾ ਜਗੀ ਦੁਆਪਰਿ ਪੁਜਾਚਾਰ ॥

ਤੌਨੈ ਚੁਗ ਤੌਨੈ ਦਿੜੇ ਕਲਿ ਕੇਵਲ ਨਾਮ ਅਧਾਰ ॥

(ਗਊਂਕੀ ਬੈਗਾਗਣਿ ਰਵਿਦਾਸ ਜੀ, ਪੰਨਾ 346)

ਠੀਕ ਤਿੰਨੇ ਯੁਗ ਆਪਣੀ ਥਾਂ 'ਤੇ ਮਹਾਨ ਹੋਵਣਗੇ, ਪਰ ਮੌਜੂਦਾ ਕਲਿਯੁਗ ਇਹ ਤਾਂ ਕੇਵਲ ਪ੍ਰਭੂ ਦੇ ਨਾਮ ਦੇ ਆਸਰੇ ਖੜ੍ਹਾ ਹੈ—“ਕਲਿ ਕੇਵਲ ਨਾਮ ਅਧਾਰ”। ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਇਸ ਤਰ੍ਹਾਂ ਛੁਰਮਾਨ ਕਰਦੇ ਨੇ :

ਸਤਚੁਗੁ ਤੇਤਾ ਦੁਆਪਰੁ ਭਣੈਐ ਕਲਿਜੁਗੁ ਉਤਮੇ ਚੁਗਾ ਮਾਹਿ ॥

(ਰਾਗ ਆਸਾ ਮਹਲਾ ੫, ਪੰਨਾ 406)

ਇਹ ਸਭ ਤੋਂ ਸੋਸ਼ਟ ਯੁਗ ਹੈ, ਉਤਮ ਯੁਗ ਹੈ, ਮਹਾਨ ਯੁਗ ਹੈ। ਕਿਸ ਪੱਖ ਤੋਂ ਮਹਾਨ ਯੁਗ ਹੈ ? ਕਿਉਂਕਿ ਜਗਤ ਵਿਚ ਤਾਂ ਪ੍ਰਚੱਲਤ ਇਹੀ ਕੁਛ ਹੈ ਕਿ ਇਹ ਯੁਗ ਲਖਿਧ ਹੈ, ਇਹ ਯੁਗ ਮਾੜਾ ਯੁਗ ਹੈ, ਇਹ ਯੁਗ ਸਭ ਤੋਂ ਨਿਚਲੇ ਦਰਜੇ ਦਾ ਯੁਗ ਹੈ, ਜਦ ਕਿ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਕਹਿੰਦੇ ਨੇ—“ਸਤਿਜੁਗ ਤੇਤਾ ਦੁਆਪਰੁ ਭਣੈਐ ਕਲਿਜੁਗੁ ਉਤਮੇ ਚੁਗਾ ਮਾਹਿ ॥” ਇਹ ਤਾਂ ਉਤਮ ਯੁਗ ਹੈ, ਇਹ ਤਾਂ ਸੋਸ਼ਟ ਯੁਗ ਹੈ, ਇਹ ਤਾਂ ਮਹਾਨ ਯੁਗ ਹੈ। ਆਪਣੇ ਕਿਸ ਪੱਖ ਤੋਂ ਇਹ ਲੰਬੀ ਚੰਡੀ ਵਿਚਾਰਧਾਰਾ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਬਿਆਨ ਕਰਦੇ ਨੇ ? ਸਮੇਂ, ਅਸਥਾਨ ਤੇ ਮਾਨਸਿਕ ਅਵਸਥਾ ਵਿਚ ਚਾਰ ਯੁਗਾਂ ਦੀ ਜੋ ਵਿਆਖਿਆ ਹੈ, ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਆਪਣੇ ਢੰਗ ਨਾਲ ਬਿਆਨ ਕਰਦੇ ਨੇ :

ਸਤਚੁਗਿ ਸਤ੍ਰ ਸੰਤੇਖੁ ਸਰੀਰਾ ॥

ਸਤਿ ਸਤਿ ਵਰਤੈ ਗਹਰਿ ਗੋਬੀਰਾ ॥

ਸਚਾ ਸਾਹਿਬੁ ਸਚੁ ਪਰਖੈ ਸਾਚੈ ਹੁਕਮਿ ਚਲਾਈ ਹੋ ॥.....

ਸਤਚੁਗਿ ਸਾਚੁ ਕਹੈ ਸਭੁ ਕੋਈ ॥

ਸਤਿ ਵਰਤੈ ਸਾਚਾ ਸੋਈ ॥

(ਗੁਰੂ ਮਹਲਾ ੧, ਪੰਨਾ 1023)

ਕੁਠ ਬੇਲਣਾ ਮਨੁੱਖ ਨੂੰ ਸਤਿਯੁਗ ਵਿਚ ਆਉਂਦਾ ਹੀ ਨਹੀਂ ਸੀ। ਉਸਦਾ ਇਕ ਮੂਲ ਕਾਰਨ, ਮਨੁੱਖ ਸੰਤੁਸ਼ਟ ਸੀ, ਲੋੜਾਂ ਸੀਮਿਤ ਸਨ ਐਂਤ ਲੋੜਾਂ ਦੀ ਪੂਰਤੀ ਪ੍ਰਾਕਿਰਤਕ ਰੂਪ ਵਿਚ ਹੋ ਜਾਂਦੀ ਸੀ, ਪ੍ਰਕਿਰਤੀ ਸਭ ਦੀ ਝੇਲੀ ਵਿਚ ਲੋੜਾਂ ਦੀ ਪੂਰਤੀ ਪਾ ਦਿੰਦੀ ਸੀ, ਕਰ ਦਿੰਦੀ ਸੀ। ਜਗਤ ਦੇ ਫਲ, ਫੁੱਲ ਦੇ

ਸ਼ਿਕਾਰ ਆਦਿਕ ਖੱਲ੍ਹੇ ਰੂਪ ਵਿਚ ਉਪਲਬਧ ਸਨ। ਆਬਾਦੀ ਥੋੜੀ ਸੀ, ਸੈਂਕੜੇ ਮੀਲ ਤਕ ਵੀ ਵਸੇ ਥੋੜੀ ਸੀ। ਸੁਠ ਬੋਲਣ ਲਈ ਗੁਜਾਇਸ਼ ਹੀ ਨਹੀਂ ਸੀ।

ਤ੍ਰੈਤੈ ਧਰਮ ਕਲਾ ਇਕ ਚੁਕੀ॥

ਤੌਨਿ ਚਰਣ ਇਕ ਦੁਬਿਧਾ ਸੂਕੀ॥ (ਮਾਤ੍ਰ ਮਹਲਾ ੧, ਪੰਨਾ 1023)

ਤ੍ਰੈਤੇ ਵਿਚ ਵਿਸ਼ਵਾਸ ਦੀ ਥਾ 'ਤੇ ਦੁਬਿਧਾ ਆ ਗਈ, ਲਿਹਾਜ਼ਾ ਧਰਮ ਦੀ ਇਕ ਕਲਾ ਨਾਸ ਹੋ ਗਈ। ਵਿਸ਼ਵਾਸ, ਭਰੋਸਾ, ਸਿਦਕ, ਇਹ ਨਹੀਂ ਰਹੇ, ਮਨ ਦੇ ਵਿਚ ਦੁਬਿਧਾ ਪੈਦਾ ਹੋ ਗਈ—ਹੈ, ਕਿ ਨਹੀਂ ਹੈ। ਦਰਅਸਲ ਮਨ ਵਿਚ ਜਦ ਵਿਸ਼ਵਾਸ ਅਤੇ ਸਿਦਕ ਦਾ ਬਿਆਲ ਆਉਂਦਾ ਹੈ ਤਾਂ ਮਨੁੱਖ ਈਸ਼ਵਰ ਦੇ ਨਜ਼ਦੀਕ ਹੁੰਦਾ ਹੈ, ਉਸਦੇ ਮਨ ਦੇ ਵਿਚ ਰਸ ਹੁੰਦਾ ਹੈ, ਟਿਕਾਉ ਹੁੰਦਾ ਹੈ, ਖੇਡਾ ਹੁੰਦਾ ਹੈ, ਖੁਸ਼ੀ ਹੁੰਦੀ ਹੈ। ਅੰਨ੍ਤ ਜਦ ਦੂਸਰਾ ਭਾਉ ਦੁਬਿਧਾ, ਦੂਸਰੀ ਭਾਵਨਾ ਪੈਦਾ ਹੁੰਦੀ ਹੈ ਸੱਕ ਕਿ ਸ਼ਾਇਦ ਨਹੀਂ ਹੈ, ਉਦੋਂ ਇਹ ਈਸ਼ਵਰ ਤੋਂ ਦੂਰ ਹੋ ਜਾਂਦਾ ਹੈ ਅੰਨ੍ਤ ਦੂਰੀਆਂ ਤਾਂ ਦੁੱਖ ਨੂੰ ਜਨਮ ਦਿੰਦੀਆਂ ਹਨ, ਦੂਰੀਆਂ ਬੈ-ਰਸੀ ਨੂੰ ਜਨਮ ਦਿੰਦੀਆਂ ਨਾਂ, ਦੂਰੀਆਂ ਕਲ-ਕਲੇਸ਼ ਤੇ ਸੰਤਾਪ ਨੂੰ ਜਨਮ ਦਿੰਦੀਆਂ ਨਾਂ। ਮਹਾਰਾਜ ਕਹਿੰਦੇ ਨੇ, ਦੁਬਿਧਾ ਦਾ ਜਨਮ ਹੋ ਗਿਆ, ਵਿਸ਼ਵਾਸ ਦੀ ਲੱਤ ਟੁੱਟ ਗਈ :

ਦਇਆ ਦੁਆਪੁਰਿ ਅਧੀ ਹੋਈ॥

ਗੁਰਮੁਖਿ ਵਿਰਲਾ ਚੀਨੈ ਕੋਈ॥ (ਮਾਤ੍ਰ ਮਹਲਾ ੧, ਪੰਨਾ 1023)

ਦੁਆਪੁਰ ਦੇ ਵਿਚ ਮਾਨੇ ਦਇਆ ਅੱਧੀ ਹੀ ਹੋ ਗਈ। ਕੋਈ ਵਿਰਲਾ ਹੀ ਗੁਰੂ ਦਾ ਚਿੰਤਨ ਕਰਦਾ ਸੀ। ਕਠੋਰਤਾ ਇਸ ਹੱਦ ਤਕ ਵਧ ਗਈ ਕਿ ਭਰੀ ਸਭਾ ਵਿਚ ਵੀ ਭਰਜਾਈ ਨੂੰ ਨਗਨ ਕੀਤਾ ਜਾ ਸਕਦਾ ਹੈ, ਪੰਜ ਚੜ੍ਹੇ ਭਰਾਵਾਂ ਨੂੰ ਜੰਗਲ ਵਿਚ ਭਜਾਇਆ ਜਾ ਸਕਦਾ ਹੈ ਅੰਨ੍ਤ ਉਨ੍ਹਾਂ ਦਾ ਸਭ ਕੁਛ ਖੋਹਿਆ ਜਾ ਸਕਦਾ ਹੈ, ਉਨ੍ਹਾਂ ਨੂੰ ਬਰਬਾਦ ਕੀਤਾ ਜਾ ਸਕਦਾ ਹੈ। ਦਇਆ, ਕਠੋਰਤਾ ਦਾ ਰੂਪ ਧਾਰਨ ਕਰ ਗਈ। ਜਦ ਭਰਾ 'ਤੇ ਦਇਆ ਨਹੀਂ ਤੇ ਫਿਰ ਗੈਰਾਂ ਨਾਲ ਵਿਵਹਾਰ ਕੀ ਹੋਵੇਗਾ? ਇਹ ਦੁਆਪੁਰ ਦਾ ਨਕਸ਼ਾ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਸਮੇਂ ਦੀ ਗਤੀ ਦੇ ਮੁਤਾਬਿਕ ਸਾਡੇ ਸਾਹਮਣੇ ਰੱਖਦੇ ਨੇ :

ਕਲੀ ਕਾਲ ਮਹਿ ਇਕ ਬਲ ਰਾਖੀ॥

ਬਿਨੁ ਗੁਰ ਪੂਰੇ ਕਿਨੈ ਨ ਭਾਖੀ॥ (ਮਾਤ੍ਰ ਮਹਲਾ ੧, ਪੰਨਾ 1024)

ਕਲਿਯੁਗ ਵਿਚ ਧਰਮ ਦੀ ਇੱਕੋ ਹੀ ਕਲਾ ਰਹਿ ਗਈ, ਪ੍ਰਭੂ ਦੀ ਕੀਰਤੀ। ਪਰ ਬਿਨਾਂ ਗੁਰੂ ਦੀ ਸਮਝ ਤੋਂ ਕਿਸੇ ਨੋ ਵੀ ਭਾਖੀ ਨਹੀਂ, ਭਾਵ,

ਕੀਰਤੀ ਕਿਸੇ ਨੇ ਵੀ ਉਚਾਰਣ ਨਹੀਂ ਕੀਤੀ। ਹੁਣ ਧਰਮ ਕੇਵਲ ਇੱਕੋ ਕਲਾ ਤੇ ਰਹਿ ਗਿਆ। ਕੀਰਤੀ ਗਾਇਨ ਕਰਨੀ, ਨਾਮ ਜਪਣਾ, ਪ੍ਰਭੂ ਦੇ ਗੁਣ ਗਾਉਣੇ, ਬਸ ਕਲਿਜੁਗ ਵਿਚ ਇਹ ਹੀ ਇਕ ਕਲਾ ਰਹਿ ਗਈ। ਸਮੇਂ ਦੀ ਗਤੀ ਦੇ ਵਿਚ ਗੁਰੂ ਨਾਨਕ ਜੀ ਸਮੇਂ ਦੀ ਵੰਡ ਨੂੰ ਆਪਣੇ ਢੰਗ ਨਾਲ ਨਾਪਦੇ ਨੇ, ਔਰ ਬੜੀ ਵਿਗਿਆਨਕ ਸੱਚਾਈ ਨੂੰ ਸਾਡੇ ਸਾਹਮਣੇ ਰੱਖਦੇ ਨੇ—ਸਮੇਂ ਦੀ ਦੁਨੀਆ ਵਿਚ ਅੰਨ ਇਸ ਤੋਂ ਬਾਅਦ ਮਨ ਦੀ ਦੁਨੀਆ ਵਿਚ।

ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥

(ਸਲੋਕ ਮਹਲਾ ੧, ਪੰਨਾ 470)

ਮੇਰੁ, ਮੇਰੂ, ਜੌਸੇ ਇਹ ਸਰੀਰ; ਸੁਮੇਰ ਪਰਬਤ ਤੋਂ ਸ਼ਬਦ ਲਿਆ ਗਿਆ ਹੈ ‘ਸੁਮੇਰੁ’; ਮਾਲਾ ਵਿਚ ਸਭ ਤੋਂ ਉੱਚਾ ਮਣਕਾ ਹੁੰਦਾ ਹੈ, ਮੇਰੁ ਮਣਕਾ। ਸਾਰੇ ਸਰੀਰਾਂ ਵਿੱਚੋਂ ਸਰੀਰ ਮਨੁੱਖ ਦਾ, ਮੇਰੁ ਸਰੀਰ ਹੈ। ਸੁਮੇਰ ਪਰਬਤ ਹੈ, ਮਾੜੀ ਮੇਟੀ ਪਹਾੜੀ ਨਹੀਂ ਹੈ; ਸੁਮੇਰ ਪਰਬਤ ਹੈ, ਤੋਂ ਮਹਾਨ ਸਰੀਰ ਹੈ। ਮਹਾਰਾਜਾ ਕਹਿੰਦੇ ਨੇ ਕਿ ਇਹ ਜੋ ਮਹਾਨ ਸਰੀਰ ਹੈ, ਇਹ ਜੋ ਮੇਰੁ ਮਣਕਾ ਹੈ, ਇਹ ਜੋ ਸੁਮੇਰ ਪਰਬਤ ਹੈ, ਇਸ ਦੇ ਜੀਵਨ ਦੇ ਸਾਧਨ ਨੇ। ਇਸਦੀ ਤਰਜੇ-ਜਿੰਦਗੀ ਸਮੇਂ ਸਮੇਂ ਬਦਲਦੀ ਰਹੀ ਹੈ। ਯੁਗਾਂ ਦੀ ਤਬਦੀਲੀ ਵਿਚਾਰਾਂ ਦੇ ਆਸਰੇ ਬਦਲਦੀ ਰਹੀ ਹੈ। ਯੁਗਾਂ ਦੀ ਤਬਦੀਲੀ ਮਨੁੱਖਤਾ ਤੇ ਖੜ੍ਹੀ ਹੈ, ਕਿਸੇ ਬਾਹਰੀ ਚੀਜ਼ ਤੋਂ ਨਹੀਂ। ਰਾਮਕਲੀ ਰਾਗ ਵਿਚ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜਾ ਫੁਰਮਾਉਂਦੇ ਨੇ :

ਸੋਈ ਚੰਦ੍ਰ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥

ਸਾ ਧਰਤੀ ਸੇ ਪਉਣੁ ਝੁਲਾਰੇ ਜੁਗ ਜੀਅ ਖੇਲੇ ਬਾਵ ਕੈਸੇ ॥

ਉਹ ਹੀ ਚੰਦ੍ਰਮਾ ਹੈ, ਉਹ ਹੀ ਤਾਰੇ ਨੇ, ਉਹ ਹੀ ਗੀਗਾ ਹੈ, ਉਹ ਹੀ ਸਾਗਰ ਹੈ, ਉਹੀ ਧਰਤੀ ਹੈ। ਹਜ਼ਾਰਾਂ ਸਾਲ ਪਹਿਲੇ ਵੀ ਉਹ ਹੀ ਪੰਜ ਤੱਤਾਂ ਦੇ ਮਨੁੱਖ ਹੁੰਦੇ ਸਨ, ਅੱਜ ਵੀ ਪੰਜ ਤੱਤਾਂ ਦੇ ਨੇ। ਬਹਿਮੰਡ ਵਿਚ ਪੰਜ ਤੱਤ ਹੀ ਵਿਆਪਕ ਸਨ, ਅੱਜ ਵੀ ਪੰਜ ਤੱਤ ਨੇ। ਤੇ ਧੰਨ ਗੁਰੂ ਰਾਮਦਾਸ ਜੀ ਫੁਰਮਾਨ ਕਰਦੇ ਨੇ :

ਪੰਚ ਤਤੁ ਕਰਿ ਤੁਧੁ ਸਿਸਾਦ ਸਭ ਸਾਜੀ,

ਕੋਈ ਛੇਵਾ ਕਰਿਓ ਜੇ ਕਿਛੁ ਕੋਤਾ ਹੋਵੈ ॥ (ਸੂਹੀ ਮਹਲਾ ੫, ਪੰਨਾ 736)

ਸੋਈ ਚੰਦ੍ਰ ਚੜਹਿ ਸੇ ਤਾਰੇ ਸੋਈ ਦਿਨੀਅਰੁ ਤਪਤ ਰਹੈ ॥

ਸਾ ਧਰਤੀ ਸੇ ਪਉਣੁ ਝੁਲਾਰੇ ਜੁਗ ਜੀਅ ਖੇਲੇ ਬਾਵ ਕੈਸੇ ॥

ਅਧੂਰ ਸਭ ਕੁਝ ਉਹ ਹੀ ਹੈ, ਫਿਰ ਇਸ ਨੂੰ ਕਲਿਜੁਗ ਕਿਉਂ ਕਹਿੰਦੇ

ਨੇ ? ਕਿਉਂਕਿ ਵਿਚਾਰ ਬਦਲ ਗਏ, ਜੀਵਨ-ਸੈਲੀ ਬਦਲ ਗਏ। “ਆਖੁ ਗੁਣਾ
ਕਲਿ ਆਈਐ ॥” (ਰਾਮਕਲੀ ਮਹਲਾ ੧, ਪੰਨਾ 903)। ਮਹਾਰਾਜ ਕਹਿੰਦੇ
ਨੇ ਕਿ ਮੈਂ ਕਹਿਣ ਲੱਗਾ ਹਾਂ—ਕਲਿਯੁਗ ਆਇਆ, ਕਲਿਯੁਗ ਆਇਆ,
ਕਿਵੇਂ ਪਹਿਚਾਣ ਕਰੀਏ ?

ਜੇ ਕੋ ਸਤ੍ਤੁ ਕਰੇ ਸੈਂ ਛੌਜੈ ਤਪ ਘਰਿ ਤਪੁ ਨ ਹੋਈ ॥
ਜੇ ਕੋ ਨਾਉਂ ਲਏ ਬਦਨਾਵੀ ਕਲਿ ਕੇ ਲਖਣ ਏਈ ॥

(ਰਾਮਕਲੀ ਮ: ੧, ਪੰਨਾ 902)

ਇਹ ਹੀ ਕਲਿਯੁਗ ਦੇ ਲੱਛਣ ਨੇ। ਕੀ ? ਕੋਈ ਉੱਚਾ ਇਖਲਾਕ ਧਾਰਨ
ਕਰਨ ਦਾ ਪ੍ਰਣ ਕਰੇ ਕਿ ਮੈਂ ਸੱਚ ਬੋਲਣਾ ਹੈ, ਅੰਤ ਸਤਿਵਾਦੀ ਜੀਵਨ ਧਾਰਨ
ਕਰਨਾ ਹੈ (ਬਤੀਤ ਕਰਨਾ ਹੈ), ਛਿੱਜ ਜਾਏਗਾ, ਸੰਸਾਰ ਵਿਚ ਬਹੁ-ਗਿਣਤੀ
ਵਿਚ ਚੱਲ ਰਿਹਾ ਝੂਠ ਇਸ ਨੂੰ ਸਤਿਵਾਦੀ ਨਹੀਂ ਰਹਿਣ ਦੇਂਦੇਗਾ। “ਤਪ ਘਰਿ
ਤਪੁ ਨ ਹੋਈ” ਤਪੀਸ਼ਵਰ ਦਾ ਤਪ ਨਹੀਂ ਹੋ ਸਕੇਗਾ, ਬ੍ਰਿਸ਼ਟ ਹੋ ਜਾਏਗਾ।
“ਜੇ ਕੋ ਨਾਉਂ ਲਏ ਬਦਨਾਵੀ ਕਲਿ ਕੇ ਲਖਣ ਏਈ ॥” ਜੇ ਨਾਮ ਜਪੇਗਾ,
ਬੰਦਰੀ ਕਰੇਗਾ, ਉਸਨੂੰ ਮੁਰਖ ਆਖਿਆ ਜਾਏਗਾ, ਭੇਲਾ ਆਖਿਆ ਜਾਏਗਾ,
ਪਛਤਿਆ ਆਖਿਆ ਜਾਏਗਾ। ਧਰਮਾਂਦ ਆਖਿਆ ਜਾਏਗਾ। ਇਹ ਕਲਿਯੁਗ
ਦੇ ਲੱਛਣ ਨੇ। ਮਹਾਰਾਜ ਕਹਿੰਦੇ ਨੇ :

ਜਿਸੁ ਸਿਕਦਾਰੀ ਤਿਸਹਿ ਖੁਆਰੀ ਚਾਕਰ ਕੇਹੇ ਡਰਣਾ ॥
ਜਾ ਸਿਕਦਾਰੈ ਪਵੈ ਜੰਜੀਗੀ ਤਾ ਚਾਕਰ ਹਥੁ ਮਰਣਾ ॥

(ਰਾਮਕਲੀ ਮਹਲਾ ੧, ਪੰਨਾ 902)

ਕਲਿਯੁਗ ਦੀ ਹੋਰ ਰੂਪ-ਰੇਖਾ ਬਿਆਨ ਕਰਦਿਆਂ ਹੋਇਆਂ ਮਹਾਰਾਜ ਜੀ
ਕਹਿੰਦੇ ਨੇ ਕਿ ਕਿਸੇ ਪੱਖ ਦਾ ਵੀ ਜੇ ਚੌਪਰੀ ਹੈ, ਖੁਆਰ ਹੋਵੇਗਾ। ਅਗਰ
ਜ਼ਿੰਮੇਵਾਰੀ ਚੁੱਕੇ, ਸਮਾਜਿਕ, ਆਰਥਿਕ ਜਾਂ ਰਾਜਤੀਤਿਕ, ਜ਼ਲੀਲ ਤੇ ਖੁਆਰ
ਹੋਵੇਗਾ। ਅੰਤ ਉਸ ਨੂੰ, ਅਕਸਰ ਸਾਰਿਆਂ ਨੂੰ, ਚਾਕਰ ਕੋਲੋਂ ਡਰ ਕੇ ਰਹਿਣਾ
ਪਵੇਗਾ। ਪਰਜਾ ਤੋਂ ਡਰਦੇ ਹੋਏ ਰਾਜੇ ਜਿਊਣਗੇ। ਜੇ ਕਿਧਰੇ ਚੌਪਰੀ ਬੰਧਨਾਂ
ਵਿਚ ਪੈ ਜਾਏ ਤਾਂ ਅਕਸਰ ਮੁਲਾਜ਼ਮ ਦੇ ਹੱਥੋਂ, ਨੈਕਰ ਦੇ ਹੱਥੋਂ, ਚਾਕਰ ਦੇ ਹੱਥੋਂ
ਉਸਦੀ ਮੌਤ ਹੋਵੇਗੀ। ਸੇਵਕ ਦੇ ਹੱਥੋਂ ਮਾਲਕ ਦੀ ਮੌਤ ਹੋਵੇਗੀ। ਇਹ ਤਾਂ
ਸਭ ਕੁਛ ਅਸੀਂ ਦੇਖਦੇ ਪਏ ਹਾਂ। ਘਰ ਦੇ ਨੈਕਰ ਹੀ ਘਰ ਨੂੰ ਲੁੱਟ ਲੈਂਦੇ ਨੇ,
ਅੰਤ ਅਕਸਰ ਮਾਲਿਕ ਆਪਣੇ ਨੈਕਰਾਂ ਤੋਂ ਡਰ ਡਰ ਕੇ ਜੀਵਨ ਬਤੀਤ ਕਰਦੇ
ਨੇ। ਪਰਜਾ ਤੋਂ ਡਰੇ ਹੋਏ ਨੇ ਹੁਕਮਰਾਨ, ਤੇ ਜੇ ਪਰਜਾ ਤੋਂ ਡਰਿਆ ਹੋਇਆ
ਹੁਕਮਰਾਨ ਹੈ, ਉਹ ਤਾਂ ਫਿਰ ਪਰਜਾ ਦੇ ਮੁਤਾਬਿਕ ਹੀ ਚਲੇਗਾ। ਅਗਰ ਪਰਜਾ
ਬ੍ਰਿਸ਼ਟ ਹੈ ਤੇ ਰਾਜਾ ਬ੍ਰਿਸ਼ਟ ਹੋ ਜਾਏਗਾ। ਰਾਜਾ ਬ੍ਰਿਸ਼ਟ ਹੈ ਤੇ ਪਰਜਾ ਬ੍ਰਿਸ਼ਟ

ਹੋ ਜਾਏਗੀ। ਐਸੀ ਬੈਰੂਨੀ ਰੰਗਤ ਜੋ ਕਲਿਯੁਗ ਦੀ ਹੈ, ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਬਿਆਨ ਕਰਦੇ ਨੇ ਅੱਤ ਕਹਿੰਦੇ ਨੇ ਕਿ ਤਪੀਸ਼ਵਰ ਤਪ ਨਹੀਂ ਕਰ ਸਕੇਗਾ, ਜਪੀਸ਼ਵਰ ਜਪ ਨਹੀਂ ਕਰ ਸਕੇਗਾ। ਉੱਚਾ ਆਚਰਣ ਧਾਰਨ ਕਰਨ ਦਾ ਜਿਸਨੇ ਪ੍ਰਣ ਕੀਤਾ ਹੈ, ਆਪਣੇ ਪ੍ਰਣ ਨੂੰ ਨਿਬਾਹ ਨਹੀਂ ਸਕੇਗਾ :

ਜੇ ਕੋ ਸੜ੍ਹ ਕਰੇ ਸੋ ਛੌਜੈ ਤਪ ਘਰਿ ਤਪੁ ਨ ਹੋਈ॥
ਜੇ ਕੋ ਨਾਉਂ ਲਏ ਬਦਨਾਵੀ ਕਲਿ ਕੇ ਲਖਣ ਏਈ॥

ਇਹ ਕਲਿਯੁਗ ਦੇ ਲੱਖਣ ਨੇ। ਇਹ ਤਾਂ ਹੋਈ ਬੈਰੂਨੀ ਰੂਪ ਦੇ ਵਿਚ ਕਲਿਯੁਗ, ਦੁਆਪਰ, ਤੇਤੇ ਤੇ ਸਤਿਯੁਗ ਦੀ ਵਿਆਖਿਆ। ਇਸਨੂੰ ਜੋ ਅਧਿਆਤਮਿਕ ਰੰਗਤ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ਦਿੱਤੀ ਹੈ, ਅੱਤ ਉਸਦੀ ਜੋ ਵਿਆਖਿਆ ਭਾਈ ਗੁਰਦਾਸ ਜੀ ਨੇ ਕੀਤੀ ਹੈ, ਉਸ ਪਹਿਲੂ ਨੂੰ ਛੁੱਚੇ ਬਿਨਾਂ ਇਹ ਸਾਰੀ ਵਿਚਾਰਧਾਰਾ ਅਧੂਰੀ ਰਹਿ ਜਾਏਗੀ। ਉੱਜ ਵੀ ਇਹ ਯੁਗਾਂ ਦੀ ਵੰਡ ਭਾਰਤ ਦੇ ਰਿਸ਼ੀ-ਮੁਨੀਆਂ ਨੇ ਹੀ ਕੀਤੀ ਹੈ। ਇਹ ਇਕ ਪ੍ਰਬਲ ਸੱਚਾਈ ਹੈ ਕਿ ਧਰਮ ਦਾ ਬਹੁਤ ਗਹਿਰਾ ਬੋਧ, ਮਨੁੱਖ ਦੇ ਮਾਨਸਿਕ ਮੰਡਲ ਦਾ ਗਹਿਰਾ ਅਧਿਐਨ, ਜੇ ਇਸ ਦੇਸ਼ ਵਿਚ ਹੋਇਆ ਹੈ, ਹੋਰ ਕਿਧਰੇ ਵੀ ਨਹੀਂ ਹੋਇਆ। ਇਸ ਵਾਸਤੇ ਬੜੇ ਗਹਿਰੇ, ਬੜੇ ਮਹਾਨ ਰਿਸ਼ੀ ਇਸ ਦੇਸ਼ ਨੇ ਪੈਦਾ ਕੀਤੇ। ਧਰਮ ਦਾ ਬਹੁਤ ਵੱਡਾ ਸਾਹਿਤ ਇਸ ਦੇਸ਼ ਨੇ ਪੈਦਾ ਕੀਤਾ। ਕਿਤਨੇ ਅਵਤਾਰ, ਕਿਤਨੇ ਸੰਤ, ਕਿਤਨੇ ਮਹਾਭਾਵ, ਕਿਤਨੇ ਭਗਤ ਇਸ ਦੇਸ਼ ਨੇ ਪੈਦਾ ਕੀਤੇ। ਭਰਿਆ ਹੋਇਆ ਹੈ ਇਹ ਦੇਸ਼ ਭਗਤਾਂ ਨਾਲ, ਸੰਤਾਂ ਨਾਲ, ਅਵਤਾਰਾਂ ਨਾਲ, ਗੁਰੂਆਂ ਨਾਲ। ਇਸ ਨੂੰ ਐਸਾ ਕਹਿ ਦੇਈਏ ਕਿ ਤੁੰਗ-ਪ੍ਰਵਾਹ ਇਸ ਦੇਸ਼ ਦਾ ਐਸਾ ਸੀ, ਮਾਹੌਲ ਇਸ ਦੇਸ਼ ਦਾ ਐਸਾ ਸੀ ਕਿ ਸੰਤ ਪੈਦਾ ਹੋ ਰਹੇ ਸਨ, ਭਗਤ ਪੈਦਾ ਹੋ ਰਹੇ ਸਨ, ਅਉਤਾਰੀ ਪੁਰਸ਼ ਆ ਰਹੇ ਸਨ। ਇਸ ਦੇਸ਼ ਦੀ ਮਹਿਮਾ ਅੱਜ ਵੀ ਉਨ੍ਹਾਂ ਅਵਤਾਰਾਂ ਕਰਕੇ ਹੀ ਹੈ, ਅੱਜ ਵੀ ਉਨ੍ਹਾਂ ਭਗਤਾਂ ਕਰਕੇ ਹੀ ਹੈ। ਚਾਰ ਯੂਗਾਂ ਦੇ ਅਵਤਾਰਾਂ ਦੀ ਰੂਪ-ਰੇਖਾ ਭੱਟਾ ਦੀ ਬਾਣੀ ਵਿਚ ਇੰਜ ਦਰਜ ਹੈ, ਭੱਟ ਕਹਿੰਦੇ ਨੇ :

ਸਤਿਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ॥
ਤ੍ਰੈਤੈ ਤੈ ਮਾਣਿਓ ਰਾਮੁ ਰਘੁਵੇਸੁ ਕਹਾਇਓ॥
ਦੂਆਪੁਰਿ ਕ੍ਰਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ॥
ਉਗਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ॥
ਕਲਿਜੁਗਿ ਪ੍ਰਮਾਣੁ ਨਾਨਕ ਗੁਰੂ ਅੰਗਦੁ ਅਮਰੁ ਕਹਾਇਓ॥
ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ॥

(ਸਵਾਲੇ ਮਹਲੇ ਪਹਿਲੇ ਕੋ, ਪੰਨਾ 1390)

ਸਤਿਯੁਗ ਵਿਚ ਬਾਵਨ (ਬਉਨੇ) ਅਵਤਾਰ, ਤੇਤੇ ਵਿਚ ਸ੍ਰੀ ਰਾਮ ਰਘੁਵੰਸ਼ੀ ਸਨ, ਦੁਆਪਰ ਵਿਚ ਸ੍ਰੀ ਕਿਸ਼ਨ ਯਾਦਵ ਵੰਸ਼ ਦੇ ਸਨ, ਅੌਰ ਕਲਿਯੁਗ ਵਿਚ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਬੇਦੀ ਬੰਸ ਵਿਚ ਉਜਾਗਰ ਹੋਏ। ਸਮੇਂ ਦੀ ਅਤੇ ਅਵਤਾਰਾਂ ਦੀ ਰੂਪ-ਰੇਖਾ ਨੂੰ ਭੱਟ ਇਸ ਤਰ੍ਹਾਂ ਮੰਨਦੇ ਨੇ। ਸਮੇਂ ਦਾ ਬੈਰੂਨੀ ਪ੍ਰਭਾਉ ਜਨਮਸਥਾਪੀ ਵਿਚ ਇੰਜ ਚਿਤਰਿਆ ਹੋਇਆ ਹੈ, ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਫੁਰਮਾਨ ਕਰਦੇ ਨੇ, ਬਾਲੇ ਨੂੰ, ਮਰਦਾਨੇ ਨੂੰ ਸਮਝਾਉਂਦੇ ਨੇ ਕਿ ਇਹ ਯੁਗ ਕੈਸਾ ਹੈ:

ਜੇ ਬੈਠਾਂ ਤਾਂ ਆਖੀਏ ਬੈਠਾ ਸੱਥਰ ਘੜੁ ।
ਜੇ ਚਲਾਂ ਤਾਂ ਆਖੀਏ ਛਾਰ ਗਇਆ ਸਿਰ ਘੜੁ ।

ਜੇ ਮੈਂ ਚਲਦਾ ਹਾਂ ਤਾਂ ਕਹਿੰਦੇ ਨੇ ਕਿ ਇਹ ਤਾਂ ਸਿਰ 'ਤੇ ਛਾਰ ਪਾ ਕੇ (ਮਿੱਟੀ ਪਾ ਕੇ) ਚਲਾ ਗਿਆ ਹੈ ਤੇ ਜੇ ਮੈਂ ਬੈਠਾ ਰਹਾਂ ਤਾਂ ਲੋਕੀ ਕਹਿੰਦੇ ਨੇ ਕਿ ਇਹ ਤਾਂ ਸੱਥਰ ਮੱਲ ਕੇ ਬੈਠਾ ਗਇਆ ਹੈ, ਇਹ ਤਾਂ ਸਿਰਫ ਬੈਠਾ ਹੀ ਰਹਿੰਦਾ ਹੈ।

ਜੇ ਬੋਲਾਂ ਤਾਂ ਆਖੀਐ, ਬੁੜ ਬੁੜ ਕਰੋ ਬਹੁਤ ।
ਚੁਪ ਰਹਾਂ ਤਾਂ ਆਖੀਐ ਇਸ ਘਟ ਨਾਹੀ ਮਤ ।

ਜੇ ਮੈਂ ਬੋਲਦਾ ਹੀ ਨਹੀਂ, ਖਾਮੋਸ਼ੀ ਧਾਰਨ ਕਰ ਲੈਂਦਾ ਹਾਂ ਤਾਂ ਕਹਿੰਦੇ ਨੇ ਕਿ ਇਸਦੇ ਕੋਲ ਕੁੱਵੜੇ ਗੋਇਆ ਈ ਨਹੀਂ ਹੈ, ਇਹਦੇ ਕੋਲ ਬੋਲਣ ਦਾ ਢੰਗ ਹੀ ਨਹੀਂ ਹੈ। ਪਰ ਜੇ ਮੈਂ ਮੌਕਾ-ਮੌਲ ਦੀ ਗੱਲ ਕਰਾ, ਬਾਤ-ਚੀਤ ਕਰਾਂ ਤਾਂ ਕਹਿੰਦੇ ਨੇ ਕਿ ਇਹ ਤਾਂ ਬੁੜ ਬੁੜ ਕਰਦਾ ਹੈ, ਬਸ ਬੋਲੀ ਜਾਂਦਾ ਹੈ, ਬੋਲੀ ਜਾਂਦਾ ਹੈ। “ਜੇ ਬੋਲਾਂ ਤਾਂ ਆਖੀਐ ਬੁੜ ਬੁੜ ਕਰੋ ਬਹੁਤ। ਚੁਪ ਰਹਾਂ ਤਾਂ ਆਖੀਐ ਇਸ ਘਟ ਨਾਹੀ ਮਤ। ਕਾਈ ਗੱਲ ਨਾ ਮੇਲਨੀ ਕਰਤਾ ਰਖੋ ਪਤ।” ਬਸ ਕਈਆਂ ਦਾ ਕੰਮ ਹੀ ਹੋ ਗਿਆ ਹੈ ਨਿੰਦਾ ਕਰਨੀ, ਅੌਰ ਨਿੰਦਾ ਕਰਨ ਲਈ ਬਹਾਨੇ ਲੱਭਣੇ। ਚੱਲ ਰਿਹਾ ਹੈ ਮਨੁੱਖ, ਖਾਕ ਉਡਾ ਕੇ ਚੱਲ ਰਿਹਾ ਹੈ। ਬੈਠਾ ਹੈ ਮਨੁੱਖ, ਬਸ ਬੈਠਾ ਹੀ ਰਹਿੰਦਾ ਹੈ। ਬੋਲੇ ਤਾਂ ਬੁੜ ਬੁੜ ਕਰਦਾ ਹੈ, ਚੁੱਪ ਹੈ ਤਾਂ ਮੂਰਖ ਹੈ। ਗੁਰਜ਼ਿ ਕਿ ਨਿੰਦਾ ਕਰਨ ਦੇ ਬਹਾਨੇ। ਇਸ ਯੁਗ ਵਿਚ, ਜਨਮਸਥਾਪੀ ਦੇ ਕਥਨ ਅਨੁਸਾਰ ਨਿੰਦਾ ਚਰਮ ਸੀਮਾ 'ਤੇ ਹੈ ਅੌਰ ਮਨੁੱਖ ਕਦਮ ਕਦਮ 'ਤੇ ਨਿੰਦਾ ਕਰ ਰਿਹਾ ਹੈ ਅੌਰ ਨਿੰਦਾ ਕਰਨ ਦੇ ਬਹਾਨੇ ਲੱਭਦਾ ਹੈ। ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਤਾਂ ਇਥੋਂ ਤੀਕ ਕਹਿੰਦੇ ਨੇ ਕਿ ਇਸ ਯੁਗ ਵਿਚ ਐਸੀ ਨਿੰਦਾ ਕਰਨ ਦੀ ਇਕ ਐਸੀ ਆਦਤ ਬਣ ਗਈ ਹੈ ਕਿ ਹੁਣ ਇਸਦਾ ਕੋਈ ਇਲਾਜ ਵੀ ਨਹੀਂ ਹੈ:

ਅਵਖਧ ਸਭੇ ਕੀਤਿਅਨੁ ਨਿੰਦਕ ਕਾ ਦਾਬੁ ਨਾਹਿ ॥ (ਪੰਨਾ 315)

ਨਿੰਦਾ ਐਸੀ ਜ਼ਹਿਰ ਹੈ, ਐਸੀ ਕੁਝੱਤਨ ਹੈ ਕਿ ਇਸ ਨਾਲ ਜ਼ਬਾਨ ਬਹੁਤ ਕੌੜੀ ਹੋ ਗਈ ਹੈ। ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ਼ ਕਹਿੰਦੇ ਨੇ:

ਤੁਮੀ ਤੁਮਾ ਵਿਸੁ ਅਕੁ ਧੜੂਰਾ ਨਿਸੁ ਫਲੁ ॥

ਮਨਿ ਮੁਖਿ ਵਸਹਿ ਤਿਸੁ ਜਿਸੁ ਤੂੰ ਚਿਤਿ ਨ ਆਵਹੀ ॥

(ਸਲੋਕ ਮ: ੧, ਪੰਨਾ 147)

ਹੋ ਪ੍ਰਭੂ! ਮਨੁੱਖ ਐਸਾ ਨਿੰਦਕ ਹੋ ਗਿਐ ਅੰਤ ਉਸਦੀ ਰਸਨਾ ਝੂਠ ਬੋਲ ਬੋਲ ਕੇ ਇਤਨੀ ਕੌੜੀ ਹੋ ਗਈ ਹੈ ਕਿ ਕੋਈ ਤੁਮਾ ਵੀ ਇਤਨਾ ਕੌੜਾ ਨਹੀਂ। ਨਿੰਮ ਇਤਨੀ ਕੌੜੀ ਨਹੀਂ, ਜ਼ਹਿਰ ਇਤਨੀ ਕੌੜੀ ਨਹੀਂ, ਜਿਤਨਾ ਉਹ ਹਿਰਦਾ ਕੌੜਾ ਹੈ, ਜਿਸ ਵਿਚ ਤੂੰ ਨਹੀਂ ਹੈ ਤੇ ਸਿਰਫ਼ ਨਿੰਦਾ ਹੀ ਨਿੰਦਾ ਹੈ। ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ਼ ਇੰਜ ਫੁਰਮਾਨ ਕਰਦੇ ਨੇ:

ਦੋਲਕ ਦੂਨੀਆ ਵਾਸਹਿ ਵਾਜ ॥

ਨਾਰਦੁ ਨਾਚੈ ਕਲਿ ਕਾ ਭਾਉ ॥

ਜਤੀ ਸਤੀ ਕਰ ਰਾਖਹਿ ਪਾਉ ॥ (ਆਸਾ ਮਹਲਾ ੧, ਪੰਨਾ 349)

ਇਸ ਯੁਗ ਵਿਚ ਮਨ ਤਾਂ ਨਾਰਦ ਬਣ ਗਿਐ ਤੇ ਨਾਰਦ ਦਾ ਕੰਮ ਕੀ ਹੈ, ਚੁਗਲੀ, ਇਧਰ ਦੀ ਉਧਰ, ਉਧਰ ਦੀ ਇਧਰ। ਇਸ ਦੌਰ ਵਿਚ ਮਨੁੱਖ ਦੀ ਜ਼ਿੰਦਗੀ ਵੀ ਐਸੀ ਹੀ ਬਣ ਗਈ ਹੈ। ਮਹਾਰਾਜ਼ ਕਹਿੰਦੇ ਨੇ ਕਿ ਮਨੁੱਖ ਦਾ ਮਨ ਨਾਰਦ ਹੈ। “ਨਾਰਦੁ ਨਾਚੈ ਕਲਿ ਕਾ ਭਾਉ ॥ ਜਤੀ ਸਤੀ ਕਰ ਰਾਖਹਿ ਪਾਉ ॥” ਇਹ ਜਤ ਤੇ ਸਤ ਕਿਹੜੀ ਥਾਂ ‘ਤੇ ਆਪਣਾ ਪੈਰ ਟਿਕਾਣਗੇ? ਮਨ ਤਾਂ ਨਾਰਦ ਹੋ ਹੋਇਆ ਪਿਆ ਹੈ, ਮਨ ਤਾਂ ਚੁਗਲ ਤੇ ਬਖੀਲ ਹੋਇਆ ਪਿਆ ਹੈ, ਮਨ ਤਾਂ ਬੜਾ ਪ੍ਰਭਲ ਨਿੰਦਕ ਹੋਇਆ ਪਿਆ ਹੈ। ਇਹ ਕਲਿਯੁਗ ਦਾ ਪ੍ਰਤਾਪ ਹੈ, ਸਮੇਂ ਦਾ ਪ੍ਰਤਾਪ ਹੈ। ਇਹ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ਼ ਬੈਰੂਨੀ ਅਸਰ ਦਾ ਜਿਕਰ ਪਏ ਕਰਦੇ ਹੋਣੇ। ਦਰਾਮਲ ਗਲੀ ਵਿਚ ਕੋਈ ਵੱਡੀ ਭੀੜ ਹੋਵੇ ਅੰਤ ਉਸ ਵਿਚ ਕੋਈ ਮਨੁੱਖ ਫਸ ਜਾਏ ਤੇ ਜਿਸ ਪਾਸੇ ਭੀੜ ਜਾ ਰਹੀ ਹੈ, ਉਸ ਪਾਸੇ ਹੀ ਸਭ ਨੂੰ ਜਾਣਾ ਪੈਂਦਾ ਹੈ। ਮਨੁੱਖ ਸੁਤੰਤਰਤਾ ਨਾਲ ਆਪਣਾ ਰਸਤਾ ਨਹੀਂ ਚੁਣ ਸਕਦਾ। ਇਤਨੀ ਨਿੰਦਾ, ਇਤਨੀ ਨਿੰਦਾ! ਤੇ ਉਸਦੇ ਵਿਚ ਜਿਉਂਦਿਆਂ ਮਨੁੱਖ ਨਿੰਦਕ ਹੋ ਜਾਂਦਾ ਹੈ। ਇਤਨਾ ਝੂਠ ਤੇ ਇਤਨੇ ਝੂਠਿਆਂ ਦੀ ਭੀੜ, ਇਸ ਦੇ ਵਿਚ ਚੱਲ ਕੇ ਮਨੁੱਖ ਨਿੰਦਕ ਹੋ ਜਾਂਦਾ ਹੈ। ਇਤਨੇ ਛੁੱਕੇ ਕਰਮ-ਕਾਂਡੀ ਅੰਤ ਕਰਮ-ਕਾਂਡੀਆਂ ਦੀ ਭੀੜ ਕਿ ਇਸ ਭੀੜ ਵਿਚ ਚੱਲ ਕੇ ਮਨੁੱਖ ਵਿਅਰਸ ਦਾ ਕਰਮ-ਕਾਂਡੀ ਹੋ ਜਾਂਦਾ ਹੈ। ਅੰਤ ਇਹ ਤਾਂ ਮਨ ਦਾ

ਇਕ ਸੁਭਾਉਂ ਹੈ ਕਿ ਇਸਦੇ ਉੱਤੇ ਭੀੜ ਦਾ ਪ੍ਰਭਾਉਂ ਪੈਂਦਾ ਹੈ। ਮਨੁੱਖ ਕਹਿੰਦਾ ਹੈ ਕਿ ਇਤਨੇ ਸਾਰੇ ਮਨੁੱਖ ਜੋ ਚੱਲ ਰਹੇ ਨੇ, ਇਹ ਗਲਤ ਕਿਸ ਤਰ੍ਹਾਂ ਹੋ ਸਕਦੇ ਨੇ। ਪਰ ਅਸਲ ਵਿਚ ਬਹੁ-ਗਿਣਤੀ ਗਲਤ ਹੀ ਹੁੰਦੀ ਹੈ।

ਕਿਸੇ ਸਮੇਂ ਮਹਾਤਮਾ ਬੁੱਧ ਨੇ ਬੜਾ ਕੀਮਤੀ ਬੌਲ (ਕੌਲ) ਆਪਣੇ ਚੱਚੇ ਰੱਖਿਆ ਸੀ ਕਿ ਐ ਆਨੰਦ! ਬਹੁਤ ਵੱਡੀ ਭੀੜ ਦੇ ਵਿਚ ਕੋਈ ਚੰਗੇ ਮਨੁੱਖ ਨਹੀਂ ਹੁੰਦੇ ਅੰਤ ਚੰਗੇ ਮਨੁੱਖਾਂ ਦੀ ਕਦੇ ਭੀੜ ਨਹੀਂ ਹੁੰਦੀ। ਬਹੁ-ਗਿਣਤੀ ਹਮੇਸ਼ਾ ਹੀ ਗਲਤ ਹੁੰਦੀ ਹੈ, ਭੀੜ ਹਮੇਸ਼ਾ ਬੁਰਿਆਂ ਦੀ ਹੁੰਦੀ ਹੈ, ਨੇਕ ਤਾਂ ਬਹੁਤ ਥੋੜ੍ਹੇ ਹੁੰਦੇ ਨੇ। ਗੋਟੀਆਂ ਤੇ ਪੱਥਰ ਆਮ ਮਿਲ ਸਕਦੇ ਨੇ ਪਹਾੜਾਂ 'ਤੇ, ਹੋਰੇ ਤਾਂ ਕਿਧਰੇ ਕਿਧਰੇ। ਸੰਖ ਤੇ ਸਿੱਪੀਆਂ ਸਾਗਰ ਦੇ ਤੱਟ 'ਤੇ ਆਮ ਮਿਲ ਸਕਦੀਆਂ ਨੇ, ਪਰ ਮੌਜੀ ਤਾਂ ਕਿਧਰੇ ਕਿਧਰੇ ਉਪਲਬਧ ਹੁੰਦੇ ਨੇ। ਕਿੱਕਰ ਤਾਂ ਸਾਰੀ ਧਰਤੀ 'ਤੇ ਮਿਲਦਾ ਹੈ, ਪਰ ਚੰਦਨ ਦਾ ਬਿਰਖ ਕਿਧਰੇ ਕਿਧਰੇ। ਜਿਤਨੀ ਮਿਕਦਾਰ ਵਿਚ ਕੋਇਲਾ ਨਿਕਲਦਾ ਹੈ ਪਹਾੜਾਂ ਦੀ ਕੁੱਖ ਵਿੱਚ, ਉਤਨਾ ਸੋਨਾ ਨਹੀਂ। ਤੇ ਕਲਿਯੁਗ, ਕਲੇਸ਼ ਭਰਿਆ ਯੁਗ ਅੰਤ ਕਲੇਸ਼ ਵਿਆਪਕ ਹੈ ਇਸ ਦੁਨੀਆ ਦੀ ਭਰੀ ਭੀੜ ਵਿਚ, ਤੇ ਮਨੁੱਖ ਦਾ ਮਨ ਕਲੇਸ਼ਮਈ ਹੋ ਗਿਆ। ਝੂਠਿਆਂ ਦੀ ਭੀੜ ਵਿਚ ਝੂਠਾ ਹੋ ਗਿਆ, ਨਿੰਦਕਾਂ ਦੀ ਭੀੜ ਵਿਚ ਨਿੰਦਕ ਹੋ ਗਿਆ, ਲੋਭੀਆ ਦੀ ਭੀੜ ਵਿਚ ਲੋਭੀ ਹੋ ਗਿਆ। ਇਸ ਤਰ੍ਹਾਂ ਦੀ ਭੀੜ ਵਿਚ ਮਨੁੱਖ ਜੀਅ ਰਿਹਾ ਹੈ।

ਨਾਰਦੁ ਨਾਚੈ ਕਲਿ ਕਾ ਭਾਉਂ ॥

ਜਤੀ ਸਤੀ ਕਰ ਰਖਹਿ ਪਾਉਂ ॥

ਮਨ, ਨਾਰਦ ਦੀ ਤਰ੍ਹਾਂ ਨਾਚ ਰਿਹਾ ਹੈ, ਚੁਗਲਸ਼ੇਰ ਹੋ ਗਿਆ ਹੈ। ਇਥੇ ਜਤੀ ਆਪਣਾ ਪੈਰ ਕਿਥੇ ਟਿਕਾਏਗਾ? ਸਾਰੀ ਧਰਤੀ ਜਲ ਰਹੀ ਹੈ, ਇਥੇ ਸਤੀ ਕਿਹੜੀ ਧਰਤੀ 'ਤੇ ਪੈਰ ਰੱਖੇਗਾ? ਸਾਰੇ ਅਸਥਾਨ ਰੱਦੇ ਹੋ ਚੁੱਕੇ ਨੇ। ਤੇ ਇਹ ਸਮੇਂ ਦੀ ਰੂਪ-ਰੇਖਾ ਜੋ ਪ੍ਰਭਾਵਿਤ ਕਰ ਰਹੀ ਹੈ ਮਨੁੱਖ ਦੀ ਤਰਜੇ-ਜ਼ਿੰਦਗੀ ਨੂੰ, ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ, ਧੰਨ ਗੁਰੂ ਰਾਮਦਾਸ ਜੀ ਮਹਾਰਾਜ, ਧੰਨ ਗੁਰੂ ਅਰਜਨ ਦੇਵ ਜੀ ਮਹਾਰਾਜ ਅੰਤ ਭਗਤ ਰਵਿਦਾਸ ਤੇ ਕਬੀਰ ਆਪਣੇ ਆਲਿਮਾਨਾ ਢੰਗ ਨਾਲ ਬਿਆਨ ਕਰਦੇ ਨੇ। ਪਰ ਹੁਣ ਮਾਨਸਿਕ ਤਲ 'ਤੇ ਸਤਿਯੁਗ, ਤ੍ਰੇਤਾ, ਦੁਆਪਰ ਤੇ ਕਲਿਯੁਗ ਦੀ ਜੋ ਵਿਆਖਿਆ ਗੁਰੂ ਨਾਨਕ ਸਾਹਿਬ ਤੇ ਭਾਈ, ਗੁਰਦਾਸ ਜੀ ਨੇ ਬਿਆਨ ਕੀਤੀ ਹੈ, ਉਨ੍ਹਾਂ ਸ਼ਬਦਾਂ ਦੀ ਹੀ ਵਿਆਖਿਆ ਮੈਂ ਬਿਆਨ ਕਰਨ ਲੱਗਾ ਹਾਂ। ਭਾਈ ਗੁਰਦਾਸ ਜੀ ਦੀ ਇਕ ਪਉੜੀ, ਜਿਸ ਵਿਚ ਭਾਈ ਗੁਰਦਾਸ ਜੀ ਕਹਿੰਦੇ ਨੇ:

ਜੁਗ ਜੁਗ ਮੇਰੁ ਸਰੀਰ ਕਾ ਬਾਸਨਾ ਬਧਾ ਆਵੈ ਜਾਵੈ ॥
 ਫਿਰ ਫਿਰ ਫੇਰਿ ਵਟਾਈਐ ਗਿਆਨੀ ਹੋਇ ਮਰਮੁ ਕਉ ਪਾਵੈ ॥
 (ਵਾਰ ਪਹਿਲੀ, ਪਉੜੀ 15)

ਇਹ ਕੋਈ ਆਤਮ ਗਿਆਨੀ ਹੋਵੇਗਾ ਜੇ ਇਸ ਨੂੰ ਸਮਝੇਗਾ ਤੇ ਫਿਰ ਸਮੇਂ ਸਮੇਂ ਸਿਰ ਇਹ ਸਰੀਰ ਬਦਲਦਾ ਰਹੇਗਾ। ਤੇ ਬਾਰ ਬਾਰ ਜਨਮ ਹੁੰਦਾ ਰਿਹਾ, ਅੰਤ ਜਨਮ ਹੁੰਦਾ ਰਿਹਾ ਵਾਸਨਾ ਕਰਕੇ। ਜਿਤਨੇ ਚਿਰ ਤਕ ਵਾਸਨਾ ਹੈ, ਜਨਮ ਚਲਦਾ ਹੀ ਰਹੇਗਾ। ਅੰਤ ਜਨਮ-ਮਰਨ ਮਿਟ ਜਾਂਦਾ ਹੈ, ਜਿਸ ਦਿਨ ਵਾਸਨਾ, ਪ੍ਰਾਰਥਨਾ ਦਾ ਰੂਪ ਧਾਰਨ ਕਰ ਲਵੇ। ਕਹਿੰਦੇ ਨੇ, ਮਨ ਐਸਾ ਹੈ ਕਿ ਜਾਂ ਤਾਂ ਵਾਸਨਾ ਚਲੇਗੀ ਜਾਂ ਪ੍ਰਾਰਥਨਾ ਚਲੇਗੀ ਅੰਤ ਜਿਸ ਦਿਨ ਪ੍ਰਾਰਥਨਾ ਵਿਚ ਸੁਕਹਾਨਾ, ਧੰਨਵਾਦ ਕਿ ਹੋ ਪ੍ਰਭੂ! ਤੇਰਾ ਧੰਨਵਾਦ ਹੈ। ਉਸ ਦਿਨ ਜਨਮ-ਮਰਨ ਦੇ ਗੋੜ ਮਿਟ ਜਾਂਦੇ ਨੇ। ਪਰ ਵਾਸਨਾ ਤਾਂ ਚਲਦੀ ਰਹਿੰਦੀ ਹੈ, ਜੇ ਵਾਸਨਾ ਪਿਛਲੇ ਜਨਮ ਵਿਚ ਨਾ ਹੁੰਦੀ ਤਾਂ ਹੁਣ ਦਾ ਇਹ ਜਨਮ ਵੀ ਨਹੀਂ ਸੀ ਹੋ ਸਕਦਾ:

.....ਬਾਸਨਾ ਬਧਾ ਆਵੈ ਜਾਵੈ ॥

ਭਾਈ ਸਾਹਿਬ ਭਾਈ ਗੁਰਦਾਸ ਜੀ ਕਹਿੰਦੇ ਨੇ :

ਜੁਗ ਜੁਗ ਮੇਰੁ ਸਰੀਰ ਕਾ.... ॥

ਹਰਿ ਯੁਗ ਵਿਚ ਇਹ ਮੇਰਾ 'ਮੇਰੁ' ਸਰੀਰ, ਇਹ ਮਹਾਨ ਮਨੁੱਖਾ ਸਰੀਰ, ਮਨੁੱਖੀ ਤਨ ਬਾਰ ਬਾਰ ਆਉਂਦਾ ਰਿਹਾ। ਅਕਸਰ ਪੁੰਨ ਤੇ ਪਾਪ ਦੋਵੇਂ ਬਰਾਬਰ ਹੋਵਣ ਤਾਂ ਮਨੁੱਖ ਦਾ ਅਗਲਾ ਜਨਮ ਵੀ ਮਨੁੱਖ ਦਾ ਹੀ ਹੁੰਦਾ ਹੈ। ਪਾਪ ਹੀ ਪਾਪ ਹੋਵਣ, ਪੁੰਨ ਨਾ ਹੋਵਣ ਤੇ ਮਨੁੱਖ ਪੱਛਮ ਜਾਂਦਾ ਹੈ, ਪਿੱਛੇ ਮੁੜ ਜਾਂਦਾ ਹੈ। ਪਰ ਐਸਾ ਕੋਈ ਪਾਪੀ ਨਹੀਂ ਜੋ ਬੋੜੇ ਬਹੁਤੇ ਪੁੰਨ ਨਾ ਕਰਦਾ ਹੋਵੇ। ਕਬੀਰ ਜੀ ਸੱਚ ਕਹਿ ਰਹੇ ਨੇ :

ਪਾਪੁ ਪੁੰਨੁ ਢੁਇ ਬੈਲ ਬਿਸਾਹੇ ਪਵਣੁ ਪੁਜੀ ਪਰਗਾਸਿਓ ॥

(ਗਊੜੀ ਕਬੀਰ ਜੀ, ਪੰਨਾ 333)

ਮਨੁੱਖ ਸਵਾਸਾਂ ਦੀ ਪੂੰਜੀ ਨਾਲ ਕੁਛ ਪਾਪ ਖੁਗਿਦਦਾ ਹੈ, ਕੁਛ ਪੁੰਨ ਖੁਗਿਦਦਾ ਹੈ। ਤੇ ਪਾਪ ਪੁੰਨ ਬਰਾਬਰ ਦੇ ਹੋਵਣ ਤਾਂ ਹੀ ਮਨੁੱਖ ਦਾ ਜਨਮ ਬਾਰ ਬਾਰ ਹੁੰਦਾ ਹੈ। ਤਕਗੀਬਨ ਤਕਗੀਬਨ ਇਹ ਹੀ ਚਾਨੁਸ ਹੈ ਕਿ ਮਨੁੱਖ ਮਰ ਕੇ ਮਨੁੱਖ ਹੋਵੇਗਾ, ਕਿਉਂਕਿ ਪਾਪ ਕਰਦਾ ਹੈ ਜੀਵਨ ਦੀ ਲਾਲਸਾ ਕਰਕੇ ਤੇ ਪੁੰਨ ਕਰਦਾ ਹੈ ਇਸ ਜੀਵਨ ਤੋਂ ਮੁਕਤ ਹੋਵਣ ਲਈ। ਅੰਤ ਚੁੰਕਿ ਦੋਵੇਂ

ਕਰਮ ਬਰਾਬਰ ਰਹਿ ਜਾਂਦੇ ਨੇ, ਤੋ ਬਾਰ ਬਾਰ ਮਨੁੱਖੀ ਜਨਮ ਉਪਲਬਧ ਹੁੰਦਾ ਹੈ।

ਤਰਜੇ-ਜ਼ਿੰਦਰੀ ਦੇ ਜੋ ਤੌਰ ਤਗੀਕੇ ਬਦਲਦੇ ਨੇ, ਇਸ ਤਬਦੀਲੀ ਨੂੰ
ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਜਿਸ ਢੰਗ ਨਾਲ ਬਿਆਨ ਕਰਦੇ ਨੇ,
ਮੈਂ ਅਰਜ਼ ਕਰ ਰਿਹਾ ਹਾਂ। ਧੰਨ ਗੁਰੂ ਗ੍ਰੰਥ ਸਾਹਿਬ ਜੀ ਵਿਚ ਚਾਰ ਯੁਗਾਂ ਦਾ
ਜ਼ਿਕਰ ਬਾਰ ਬਾਰ ਆਇਆ ਹੈ :

ਚਹੁ ਸੁਗਾ ਕਾ ਗੁਣਿ ਨਿਖੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥

(ਬਿਲਾਵਲ ਮਹਲਾ ੩, ਪੰਨਾ 797)

ਗਰਜ਼ ਕਿ ਚਾਹੇ ਯੁਗ, ਇਹ ਇਕ ਐਸੀ ਸ਼੍ਰੀਖਲਾ ਹੈ, ਐਸੀ ਕੜੀ ਜੋ
ਸਮੇਂ 'ਤੇ ਖੜ੍ਹੀ ਹੈ, ਮਨੁੱਖ ਦੇ ਮਾਨਸਿਕ ਮੰਡਲ ਤੋਂ ਵਿਚਾਰਾਂ 'ਤੇ ਖੜ੍ਹੀ ਹੈ।
ਸਮੇਂ ਵਿਚ ਯੁਗਾਂ ਦੀ ਤਬਦੀਲੀ, ਇਹ ਇਕ ਪੁਰਾਣੀ ਮਨੌਤ ਹੈ, ਇਸ ਨੂੰ
ਮਿਥ ਵੀ ਕਹਿ ਸਕਦੇ ਹਾਂ, ਅਸਥਾਨ ਵਿਚ ਯੁਗਾਂ ਦੀ ਮਨੌਤ। ਜੈਸੇ ਕਿਸੇ
ਅਸਥਾਨ 'ਤੇ ਕਥਾ ਕੀਰਤਨ ਹੋ ਰਿਹਾ ਹੈ, ਉਹ ਜਗ੍ਹਾ ਸਤਿਯੁਗ ਹੈ, ਉਹ
ਜਗ੍ਹਾ ਬੈਕੁਠ ਹੈ :

ਕਹੁ ਕਬੀਰ ਇਹ ਕਹੀਐ ਕਾਹਿ ॥

ਸਾਧਸੰਗਤਿ ਬੈਕੁਠੈ ਅਹਿ ॥ (ਗਉਂਡੀ ਕਬੀਰ ਜੀ, ਪੰਨਾ 325)

ਜਿਥੇ ਸਤਿਸੰਗ ਹੋ ਰਿਹਾ ਹੈ, ਬੈਕੁਠ ਹੈ; ਜਿਥੇ ਸਤਿਸੰਗ ਹੋ ਰਿਹਾ ਹੈ,
ਸੱਚਖੰਡ ਹੈ; ਜਿਥੇ ਸਤਿਸੰਗ ਹੋ ਰਿਹਾ ਹੈ, ਸਤਿਯੁਗ ਹੈ। ਇਹ ਤਾਂ ਹੋਈ
ਅਸਥਾਨ ਦੇ ਵਿਚ। ਪਰ ਤੀਸਰੀ ਘਟਨਾ ਹੈ ਮਾਨਸਿਕ ਮੰਡਲ ਦੇ ਵਿਚ, ਇਹ
ਵਿਗਿਆਨਕ (ਸਾਇੰਟੋਫਿਕ) ਹੈ, ਸੱਚਾਈ ਹੈ, ਇਹ ਤੱਤ ਹੈ। ਸਤਿਯੁਗ,
ਤੇਤਾ, ਦੁਆਪਰ, ਕਲਿਯੁਗ, ਮਨੁੱਖ ਦੀਆਂ ਮਾਨਸਿਕ ਅਵਸਥਾਵਾਂ ਨੇ। ਇੱਕੋ
ਹੀ ਸਮੇਂ ਵਿਚ, ਘਰ ਦੇ ਦਸ ਜੀਆਂ ਵਿੱਚੋਂ ਕੋਈ ਸਤਿਯੁਗ ਦੇ ਵਿਚ ਜੀਅ
ਰਿਹਾ ਹੋਵੇਗਾ, ਕੋਈ ਤੇਤੇ ਵਿਚ ਜੀਅ ਰਿਹਾ ਹੋਵੇਗਾ, ਕੋਈ ਦੁਆਪਰ ਵਿਚ
ਜੀਅ ਰਿਹਾ ਹੋਵੇਗਾ ਅੰਤ ਕੋਈ ਕਲਿਯੁਗ ਵਿਚ ਜੀਅ ਰਿਹਾ ਹੋਵੇਗਾ। ਮਨੁੱਖ
ਨੂੰ ਵੇਖ ਕੇ ਅਸੀਂ ਕਹਿ ਸਕਦੇ ਹਾਂ ਕਿ ਇਹ ਤਾਂ ਸਤਿਯੁਗੀ ਜੀਅ ਹੈ। ਅੰਤ
ਮਨੁੱਖ ਦੀ ਤਰਜੇ-ਜ਼ਿੰਦਰੀ, ਆਚਾਰ ਵਿਵਹਾਰ ਨੂੰ ਦੇਖ ਕੇ ਅਸੀਂ ਕਹਿ ਸਕਦੇ
ਹਾਂ ਕਿ ਇਹ ਤਾਂ ਨਿਰਾ ਹੀ ਕਲਿਯੁਗੀ ਜੀਅ ਹੈ। ਇਹ ਠੀਕ ਹੈ ਕਿ ਸਨਾਤਨ
ਮਤ ਵਿਚ ਅੰਤ ਰਾਮਾਤਿ ਵਿਚ ਵੀ ਯੁਗਾਂ ਨੂੰ ਸਰੀਰ-ਰੂਪੀ ਮੰਨ ਲਿਆ ਗਿਆ
ਹੈ। ਜੈਸੇ ਕਹਾਣੀਆਂ ਅਉਂਦੀਆਂ ਨੇ ਕਿ ਕਬੀਰ ਜੀ ਨੂੰ ਕਲਿਯੁਗ ਮਿਲਿਆ,
ਗੁਰੂ ਨਾਨਕ ਜੀ ਨੂੰ ਕਲਿਯੁਗ ਮਿਲਿਆ, ਮਰਦਾਨੇ ਨੂੰ ਕਲਿਯੁਗ ਮਿਲਿਆ,
ਫਲਾਣੀ ਥਾਂ 'ਤੇ ਕਲਿਯੁਗ ਪ੍ਰਗਟ ਹੋ ਗਿਆ। ਤੋਂ ਕਲਿਯੁਗ ਨੂੰ ਇਕ

ਵਿਅਕਤੀ ਮੰਨ ਲੈਣਾ, ਇਹ ਮਿਥ ਹੈ, ਬੱਸ ਪੁਰਾਣਾ ਇਕ ਢੰਗ ਸੀ ਬਿਆਨ
 ਕਰਨ ਦਾ, ਜੈਸੇ ਬੁਰਾਈਆਂ ਨੂੰ ਹੀ ਸੈਤਾਨ ਆਖਿਆ ਜਾਂਦਾ ਹੈ। ਪਰ ਇਸਲਾਮ
 ਵਿਚ ਸੈਤਾਨ ਦਾ ਇਕ ਵਜੂਦ ਮੰਨ ਲਿਆ ਗਿਆ ਹੈ, ਉਸਦਾ ਇਕ ਆਕਾਰ
 ਮੰਨ ਲਿਆ ਗਿਆ ਹੈ, ਸੈਤਾਨ ਨੂੰ ਇਕ ਵਿਅਕਤੀ ਮੰਨ ਲਿਆ ਗਿਆ ਹੈ।
 ਦਰਅਸਲ ਸੈਤਾਨ ਤਾਂ ਇਹ ਬੁਰਾਈਆਂ ਨੇ, ਅਉਗੁਣ ਨੇ। ਇਸੇ ਤਰੀਕੇ ਦੇ
 ਨਾਲ ਦੇਵ ਬਿਰਤੀਆਂ, ਪਵਿੱਤਰ ਬਿਰਤੀਆਂ ਨੇ। ਪ੍ਰਕਾਸ਼ਮਈ ਬਿਰਤੀਆਂ
 ਜਿਸ ਦੇ ਅੰਦਰ ਚਲਦੀਆਂ ਨੇ, ਉਹ ਹੀ ਦੇਵਤਾ ਹੈ ਅੰਤ ਜੋ ਅਉਗੁਣਹਾਰਾ
 ਹੈ, ਅਚੇਤ ਤੇ ਅੰਧਕਾਰ ਵਿਚ ਜੀਅ ਰਿਹਾ ਹੈ, ਉਹ ਹੀ ਰਾਕਸ਼ਸ ਹੈ ਅੰਤ
 ਵਾਸਤਵ ਵਿਚ ਇਹੀ ਇਕ ਸੱਚਾਈ ਹੈ। ਦੇਵਤਾ ਹੋਣਾ, ਰਾਕਸ਼ਸ ਹੋਣਾ,
 ਸੈਤਾਨ ਹੋਣਾ, ਭਗਵਾਨ ਹੋਣਾ, ਇਹ ਮਨੁੱਖ ਦੇ ਮਨ 'ਤੇ ਆਧਾਰਿਤ ਹੈ। ਇੱਕੋ
 ਹੀ ਸਮੇਂ ਕੋਈ ਸੈਤਾਨ ਹੋ ਸਕਦਾ ਹੈ, ਕੋਈ ਭਗਵਾਨ ਦਾ ਗੁਪ ਹੋ ਸਕਦਾ ਹੈ।
 ਅੰਤ ਦੂਸਰਾ ਐਸਾ ਵੀ ਹੈ ਕਿ ਇੱਕੋ ਹੀ ਵਿਅਕਤੀ ਸਵੇਰੇ ਤਾਂ
 ਸਤਿਯੁਗ ਵਿਚ ਜੀਅ ਰਿਹਾ ਸੀ, ਸਾਮ ਨੂੰ ਕਲਿਯੁਗ ਵਿਚ ਜੀਅ ਰਿਹਾ ਹੈ।
 ਦੁਪਹਿਰ ਨੂੰ ਦੁਆਪਰ ਵਿਚ ਜੀਅ ਰਿਹਾ ਸੀ, ਰਾਤ ਨੂੰ ਫੇਰੇ ਵਿਚ ਜੀਅ ਰਿਹਾ
 ਹੈ। ਇਹ ਮਾਨਸਿਕ ਅਵਸਥਾਵਾਂ ਨੇ, ਕਿਸ ਤਰ੍ਹਾਂ ਦੀਆਂ ਨੇ, ਧੰਨ ਗੁਰੂ ਨਾਨਕ
 ਦੇਵ ਜੀ ਦੀ ਬਾਣੀ 'ਤੇ ਆਧਾਰਿਤ, ਇਸ ਨੂੰ ਮੈਂ ਬਿਆਨ ਕਰਨ ਲੱਗਾਂ ਹਾਂ।

ਨਾਨਕ ਮੇਰੁ ਸਰੀਰ ਕਾ ਇਕੁ ਰਥੁ ਇਕੁ ਰਥਵਾਹੁ ॥

ਚਗੁ ਜਗੁ ਬੇਰਿ ਛਟਾਈਅਹਿ ਗਿਆਨੀ ਬੁਝਹਿ ਤਾਹਿ ॥

(ਸਲੋਕ ਮ: ੧, ਪੰਨਾ 470)

ਯੁਗ ਯੁਗ ਵਿਚ, ਸਮੇਂ ਸਮੇਂ ਵਿਚ, ਇਹ ਜੀਵਨ-ਚੇਤਨਾ ਵੱਖ ਵੱਖ
 ਸਰੀਰ ਧਾਰਨ ਕਰਦੀ ਰਹੀ ਹੈ। ਜੀਵਨ ਦੇ ਲਕਸ਼ ਬਦਲਦੇ ਰਹੇ ਨੇ, ਜੀਵਨ
 ਦੇ ਸਾਧਨ ਬਦਲਦੇ ਰਹੇ ਨੇ। ਲਕਸ਼ ਬਦਲ ਜਾਏ, ਸਾਧਨ ਬਦਲ ਜਾਵਣ ਤਾਂ
 ਯੁਗ ਬਦਲ ਜਾਂਦਾ ਹੈ। ਅੰਤ ਯੁਗ ਦੀ ਤਬਦੀਲੀ ਇਸੇ 'ਤੇ ਖੜ੍ਹੀ ਹੈ। ਮਨੁੱਖ
 ਦਾ ਲਕਸ਼ ਬਦਲ ਗਿਆ, ਯੁਗ ਬਦਲ ਗਿਆ। ਲਕਸ਼ ਦੀ ਪ੍ਰਾਪਤੀ ਦੇ ਸਾਧਨ
 ਬਦਲ ਗਏ, ਯੁਗ ਬਦਲ ਗਿਆ। ਪਰ ਸਮਾਂ ਤਾਂ ਲਾਜ਼ਮੀ ਲੱਗੇਗਾ। ਇਸ
 ਵਾਸਤੇ ਜਿਨ੍ਹਾਂ ਜਿਨ੍ਹਾਂ ਨੇ ਸਮੇਂ ਦੇ ਵਿਚ ਵੀ ਯੁਗਾਂ ਦੀ ਗਿਣਤੀ ਕੀਤੀ, ਆਧਾਰ
 ਤਾਂ ਮਨੁੱਖ ਦਾ ਮਨ ਹੀ ਬਣਾਉਣਾ ਪਿਆ। ਇਹ ਠੀਕ ਹੈ ਕਿ ਮਨੁੱਖ ਦੇ ਮਨ
 ਨੂੰ ਬਦਲਦਿਆਂ, ਲਕਸ਼ ਦੇ ਬਦਲਦਿਆਂ, ਸਾਧਨ ਦੇ ਬਦਲਦਿਆਂ ਸਮਾਂ ਤਾਂ
 ਲਗਦੇ, ਤੇ ਜਿਨ੍ਹਾਂ ਜਿਨ੍ਹਾਂ ਨੇ ਸਮੇਂ ਦੇ ਆਧਾਰ 'ਤੇ ਯੁਗਾਂ ਦੀ ਵੰਡ ਕੀਤੀ
 ਹੈ, ਉਨ੍ਹਾਂ ਦਾ ਦਿਸ਼ਟੀਕੌਣ ਥੈਰੂਨੀ ਹੈ, ਪਰ ਵਾਸਤਵਿਕਤਾ ਇਹ ਹੈ ਕਿ
 ਬਹੁ-ਗਿਣਤੀ ਵਿਚ ਮਨੁੱਖ ਦਾ ਜੀਵਨ ਜਦੋਂ ਬਦਲ ਜਾਂਦਾ ਹੈ, ਲਕਸ਼ ਦੀ

ਪ੍ਰਾਪਤੀ ਦੇ ਜਦ ਸਾਧਨ ਬਦਲ ਜਾਂਦੇ ਨੇ ਤਾਂ ਯੁਗ ਬਦਲ ਜਾਂਦਾ ਹੈ। ਯੁਗਾਂ ਦੇ ਵਿਚ ਜੇ ਗਿਣਤੀ ਕਗੋਏ, ਤੋਂ ਚਲੋ, ਉਪਰ ਤੋਂ ਲਈਏ, ਤਾਂ ਪ੍ਰਥਮ ਸਤਿਯੁਗ ਹੈ। ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਕਹਿੰਦੇ ਨੇ :

ਜਣ ਜਣ ਫੇਰਿ ਵਟਾਈਅਹਿ ਗਿਆਨੀ ਬੁਝਹਿ ਤਾਹਿ ॥

ਕੋਈ ਗਿਆਨਵਾਨ ਪੁਰਸ਼ ਹੀ ਇਸਨੂੰ ਜਾਣਦਾ ਹੈ ਕਿ ਹਰ ਸਮੇਂ ਜੀਵਨ ਦੇ ਲਕਸ਼ ਤੇ ਸਾਧਨ ਬਦਲਦੇ ਰਹੇ ਹਨ।

ਸਤਿਯੁਗ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥

(ਸਲੋਕ ਮਹਲਾ ੧, ਪੰਨਾ 470)

ਸਤਿਯੁਗ ਵਿਚ ਜੀਵਨ ਦਾ ਲਕਸ਼ ਵਾਸਤਵ ਵਿਚ ਕੀ ਸੀ ? “ਸਤਿਯੁਗ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥” ਅੱਗੇ ਧਰਮ ਸੀ। ਧਰਮ ਤੋਂ ਮੁਰਾਦ ਸੱਚਾਈ, ਧਰਮ ਤੋਂ ਮੁਰਾਦ ਪਰਮਾਤਮਾ, ਧਰਮ ਤੋਂ ਮੁਰਾਦ ਈਸਵਰ। ਜੀਵਨ ਦਾ ਲਕਸ਼ ਸੱਚ ਸੀ, ਪ੍ਰਾਪਤੀ ਦਾ ਸਾਧਨ ਸੰਤੋਖ ਸੀ ਅੰਤ ਮਨੁੱਖ ਸੰਤੁਸ਼ਟ ਸੀ। ਸੰਤੁਸ਼ਟੀ ਐਸਾ ਰਥ ਹੈ, ਇਸ ਦੇ ਉੱਤੇ ਥੈਠ ਕੇ ਮਨੁੱਖ ਸੱਚ ਦੀ ਪ੍ਰਾਪਤੀ ਕਰਦਾ ਰਿਹਾ, ਧਰਮ ਦੀ ਪ੍ਰਾਪਤੀ ਕਰਦਾ ਰਿਹਾ। ਇਸ ਨੂੰ ਪ੍ਰਥਮ ਸਮੇਂ ਵਿਚ ਨਾਪਦੇ ਹਨ। ਫਿਰ ਸਮੇਂ ਦਾ ਗੋੜ ਚਲਦਾ ਰਿਹਾ, ਆਖਰ ਬਹੁ-ਗਿਣਤੀ ਵਿਚ ਜੀਵਨ ਦਾ ਲਕਸ਼ ਬਦਲ ਗਿਆ, ਸਾਧਨ ਵੀ ਬਦਲ ਗਏ।

ਤੇਤੈ ਰਥੁ ਜਤੈ ਕਾ ਜੇਤੁ ਅਗੈ ਰਥਵਾਹੁ ॥

(ਸਲੋਕ ਮਹਲਾ ੧, ਪੰਨਾ 470)

ਜਿੰਦਗੀ ਦਾ ਲਕਸ਼ ਹੈ ਜੋਰਾਵਰ ਹੋਣਾ, ਤਾਕਤਵਰ ਹੋਣਾ। ਸ਼ਕਤੀ ਹੋਣੀ ਚਾਹੀਦੀ ਹੈ ਬਾਹਾਂ ਦੇ ਵਿਚ, ਬਾਹੁਬਲ ਇਤਨਾ ਹੋਵੇ, ਜੈਸੇ ਹਜ਼ਾਰ ਬਾਹਾਂ ਦੇ ਵਿਚ ਸਲ ਹੁੰਦਾ ਹੈ। ਪ੍ਰਾਚੀਨ ਮਹਾਂਪੁਰਸ਼ਾਂ ਦੇ ਐਸੇ ਨਾਮ ਵੀ ਹਨ— ਸਹੰਸਰਬਾਹੁ, ਹਜ਼ਾਰਾਂ ਬਾਹਾਂ ਵਾਲਾ। ਅਸੀਂ ਕਿਧਰੇ ਕਿਧਰੇ ਦੇਵੀ-ਦੇਵਤਿਆਂ ਦੇ ਚਾਰ ਚਾਰ ਹੱਥ ਬਣਾਏ ਨੇ, ਅੱਠ ਅੱਠ ਹੱਥ ਬਣਾਏ ਨੇ, ਦਸ ਦਸ ਹੱਥ ਬਣਾਏ ਨੇ ਅੰਤ ਕਿਸੇ ਦੇ ਦਸ ਦਸ ਸਿਰ ਵੀ ਬਣਾਏ ਨੇ—ਦਾਹਿਸਿਰ ਗਾਵਣ। ਪਰ ਵਾਸਤਵ ਵਿਚ ਨਾ ਹੀ ਕਿਸੇ ਦੇ ਦਸ ਦਸ ਸਿਰ ਹੁੰਦੇ ਨੇ ਤੇ ਨਾ ਹੀ ਦਸ ਹੱਥ ਹੁੰਦੇ ਨੇ। ਇਕ ਤਾਂ ਸਿਰ ਵਿਚ ਸੰਚ ਸ਼ਕਤੀ ਆਮ ਮਨੁੱਖਾਂ ਨਾਲੋਂ ਜ਼ਿਆਦਾ ਹੋਵੇ, ਚੇਤੇ ਸ਼ਕਤੀ ਆਮ ਮਨੁੱਖਾਂ ਨਾਲੋਂ ਜ਼ਿਆਦਾ ਹੋਵੇ ਅੰਤ ਕਈ ਗੁਣਾਂ ਜ਼ਿਆਦਾ ਹੋਵੇ, ਵਿਚਾਰ ਸ਼ਕਤੀ ਆਮ ਮਨੁੱਖਾਂ ਨਾਲੋਂ ਦਸ ਗੁਣਾਂ ਜ਼ਿਆਦਾ ਹੋਵੇ ਤੇ ਆਪੇ ਦਾਹਿਸਿਰ ਹੋ ਗਿਆ। ਦੇ ਬਾਹਵਾਂ ਦੇ ਵਿਚ ਤਾਕਤ ਇਤਨੀ ਹੋਵੇ, ਜੈਸੇ ਹਜ਼ਾਰਾਂ ਬਾਹਵਾਂ ਦੇ ਵਿਚ ਤੇ ਹਜ਼ਾਰਾਂ ਬਾਹਵਾਂ ਉਸਦੇ ਅਧੀਨ ਹੋਵਣ

ਤੇ ਫਿਰ ਸਹੰਸਰਬਾਹੁ । ਇਹ ਬਿਆਨ ਕਰਨ ਦੇ ਆਪਣੇ ਢੰਗ ਨੇ, ਵਰਨਾ ਇਕ ਸਰੀਰ ਦੇ ਹਜ਼ਾਰ ਹੱਥ ਨਹੀਂ ਹੋ ਸਕਦੇ । ਅਗਾਰ ਹਜ਼ਾਰ ਹੱਥ ਨੇ ਤੇ ਸਰੀਰ ਵੀ ਪਹਾੜ ਜੈਸਾ ਹੋਵੇਗਾ । ਅਗਾਰ ਦਸ ਸਿਰ ਨੇ ਤਾਂ ਸਰੀਰ ਵੀ ਹਾਥੀ ਨਾਲੋਂ ਕਈ ਗੁਣਾ ਵੱਡਾ ਹੋਣਾ ਚਾਹੀਦਾ ਹੈ । ਪਰ ਨਹੀਂ, ਦਸ ਸਿਰਾਂ ਜੈਸੀ ਚੇਤਾ ਸਕਤੀ, ਦਸ ਸਿਰਾਂ ਜੈਸੀ ਸੋਚ ਸ਼ਕਤੀ, ਦਸ ਸਿਰਾਂ ਜੈਸੀ ਵਿਚਾਰ ਸ਼ਕਤੀ ਜਿਸਦੇ ਅੰਦਰ ਸ੍ਰੀ, ਅਸੀਂ ਉਸਨੂੰ ਦਹਿਸਿਰ ਆਖਿਆ, ਦਸਾਂ ਸਿਰਾਂ ਵਾਲਾ । ਔਰ ਜਿਸਦੇ ਦੋ ਹੱਥ, ਹਜ਼ਾਰਾਂ ਹੱਥਾਂ ਨੂੰ ਕਾਬੂ ਕਰ ਸਕਣ, ਆਪਣੇ ਅਧੀਨ ਕਰ ਸਕਣ, ਉਸਨੂੰ ਅਸੀਂ ਸਹੰਸਰਬਾਹੁ ਕਰਕੇ ਆਖਿਆ । ਬਿਆਨ ਕਰਨ ਦੇ ਢੰਗ ਨੇ ਬੱਸ ।

ਜੀਵਨ ਦਾ ਜਦ ਲਕਸ਼ ਬਣ ਗਿਆ ਕਿ ਜੋਰਾਵਰ ਹੋਣੈ, ਮੇਰੇ ਦੋ ਹੱਥਾਂ ਦੇ ਵਿਚ ਬਲ ਹਜ਼ਾਰਾਂ ਹੱਥਾਂ ਜੈਸਾ ਹੋਵੇ, ਤਾਕਤ, ਸ਼ਕਤੀ ਜਦ ਜੀਵਨ ਦਾ ਲਕਸ਼ ਬਣ ਜਾਏ ਤਾਂ ਮਨੁੱਖ ਅਸ਼ੰਡ ਹੋ ਜਾਂਦਾ ਹੈ । ਜੀਵਨ ਦੇ ਦੋ ਹੀ ਲਕਸ਼ ਹੋ ਸਕਦੇ ਨੇ—ਸ਼ਾਂਤੀ ਯਾ ਸ਼ਕਤੀ । ਸ਼ਾਂਤੀ ਪ੍ਰਾਪਤ ਕਰਨ ਦੇ ਸਾਧਨ ਹੋਰ ਨੇ, ਸ਼ਕਤੀ ਪ੍ਰਾਪਤ ਕਰਨ ਦੇ ਸਾਧਨ ਹੋਰ ਨੇ, ਔਰ ਬਿਲਕੁਲ ਬਿਪਰੀਤ ਨੇ :

ਕ੍ਰੇਤੈ ਰਥੁ ਜਤੈ ਕਾ ਜੋਰੁ ਅਗੈ ਰਥਵਾਹੁ ॥

ਤੇ ਫਿਰ ਤਾਕਤ ਸਰੀਰ ਵਿਚ ਤਾਂ ਹੀ ਹੋ ਸਕਦੀ ਹੈ, ਅਗਾਰ ਜਤੀ ਬਣ ਜਾਏ । ਬਾਹਰ ਵੀ ਮਨੁੱਖ ਤਾਕਤ ਤਾਂ ਹੀ ਵਧਾ ਸਕਦਾ ਹੈ, ਅਗਾਰ ਸੰਜਮ ਨਾਲ ਚੱਲਣ ਵਾਲਾ ਹੋਵੇ, ਸੋਚ ਕੇ ਚੱਲਣ ਵਾਲਾ ਹੋਵੇ । ਤੇ ਜੀਵਨ ਦਾ ਲਕਸ਼ ਜਦ ਇਹ ਹੀ ਬਣ ਜਾਏ ਕਿ ਪਹਿਲਵਾਨ ਹੀ ਹੋਣਾ ਹੈ, ਤੇ ਫਿਰ ਜਤੁ ਹੀ ਉਸਦਾ ਸਾਧਨ ਬਣੇਗਾ । ਬਹੁ-ਗਿਣਤੀ ਵਿਚ ਜਦ ਜੀਵਨ ਦਾ ਲਕਸ਼ ਇਹੀ ਬਣ ਜਾਏ, ਤੇ ਫਿਰ ਉਹ ਕ੍ਰੇਤਾ ਯੁਗ ਹੈ ।

ਦੁਆਪੁਰਿ ਰਥੁ ਭਪੈ ਕਾ ਸਤ੍ਰੁ ਅਗੈ ਰਥਵਾਹੁ ॥

(ਸਲੋਕ ਮਹਲਾ ੧, ਪੰਨਾ 420)

ਇਥੇ ਸਤ੍ਰੁ ਤੋਂ ਮੁਗਦ ਉੱਚਾ ਆਚਰਣ (ਇਖਲਾਕ) ਹੈ, ਸਤ੍ਰੁ ਤੋਂ ਮੁਗਦ ਸੱਚ ਨਹੀਂ ਹੈ । ਵਸਤਤਵ ਵਿਚ ਇਥੇ ਸਤ੍ਰੁ ਦੇ ਅਰਥ ਆਚਰਣਸ਼ੀਲ ਹੋਣਾ, ਆਚਾਰਸ਼ੀਲ ਹੋਣਾ ਹੈ, ਸੁੰਦਰ ਆਚਰਣ ਵਾਲਾ । ਪਰ ਬਿਨਾਂ ਤਪ ਤੇ ਤਾਂ ਨਹੀਂ ਹੋ ਸਕਦਾ । ਤੇ ਤਪੁ ਕੀ ਹੈ ? ਇੰਦਿਆਂ ਦਾ ਦਮਨ; ਅੱਖਾਂ ਨੂੰ ਕਾਬੂ ਵਿਚ ਰੱਖਣਾ, ਕੌਨਾਂ ਨੂੰ ਕਾਬੂ ਵਿਚ ਰੱਖਣਾ, ਜਥਾਨ ਨੂੰ ਕਾਬੂ ਵਿਚ ਰੱਖਣਾ, ਹੱਥਾਂ ਪੈਰਾਂ ਨੂੰ ਕਾਬੂ ਵਿਚ ਰੱਖਣਾ । ਮਨ ਨੂੰ ਕਾਬੂ ਵਿਚ ਬਰਨ ਦੀ ਕੋਸ਼ਿਸ਼ ਕਰਨੀ ਹੈ ਤਾਂ ਕਿ ਜੀਵਨ ਦੇ ਵਿਚ ਸਤ੍ਰੁ ਪ੍ਰਗਟ ਹੋ ਸਕੇ । ਜੇ ਕਲਿਯੁਗ ਤੋਂ ਸ਼ੁਰੂ ਕਗੋਏ ਤਾਂ ਦੁਆਪਰ ਦੂਜਾ ਪੁਰ ਔਰ ਜਿਸ ਯੁਗ ਵਿਚ ਅਸੀਂ ਜੀਅ ਰਹੇ ਹਾਂ, ਧੋਨ

ਗੁਰੂ ਨਾਨਕ ਦੇਵ ਜੀ ਮਹਾਰਾਜ ਇਸ ਥਾਰੇ ਇੰਜ ਫੁਰਮਾਨ ਕਰਦੇ ਨੇ :

ਕਲਜ਼ਿਗ ਰਥੁ ਅਗਨਿ ਕਾ ਕੂੜੁ ਅਗੈ ਰਥਵਾਹੁ ॥

(ਸਲੋਕ ਮਹਲਾ ੧, ਪੰਨਾ 470)

ਜਦ ਕੂੜ (ਮਾਇਆ) ਜੀਵਨ ਦਾ ਲਕਸ਼ ਬਣ ਜਾਏ ਤਾਂ ਤ੍ਰਿਸ਼ਨਾ ਉਸ ਦੀ ਪ੍ਰਾਪਤੀ ਦਾ ਸਾਧਨ ਬਣਦੀ ਹੈ। ਅਗਰ ਤ੍ਰਿਸ਼ਨਾਲੂ ਹੀ ਨਹੀਂ ਤਾਂ ਉਹ ਫਿਰ ਤਰ੍ਹਾਂ ਤਰ੍ਹਾਂ ਦੇ ਪਦਾਰਥਾਂ ਦੀ ਪ੍ਰਾਪਤੀ ਕਿਵੇਂ ਕਰੇਗਾ। ਸੰਤੁਸ਼ਟ ਹੈ ਤੋਂ ਪ੍ਰਾਪਤੀ ਕਰ ਵੀ ਨਹੀਂ ਸਕਦਾ। ਤ੍ਰਿਸ਼ਨਾ ਝੂਠ ਨੂੰ ਪ੍ਰਾਪਤ ਕਰਨ ਦਾ ਸਾਧਨ ਬਣਦੀ ਹੈ, ਉਪਰਾਲਾ ਬਣਦੀ ਹੈ। ਕੂੜ ਕਿਸ ਨੂੰ ਕਹਿੰਦੇ ਹੋ ? ਜੋ ਦਿਖਾਈ ਵੀ ਦੇਵੇ, ਪ੍ਰਭਾਵਿਤ ਵੀ ਕਰੋ ਤੋਂ ਪਕੜੋਏ ਤਾਂ ਹੱਥਾਂ ਨਿਕਲ ਜਾਏ। ਜਗਤ ਸਾਬਿਤ ਨਹੀਂ ਹੈ, ਅਸਥਿਰ ਹੈ, ਸਭ ਕੁਛ ਚਲਾਇਮਾਨ ਹੈ, ਬਸ ਇਸ ਨੂੰ ਕਹਿ ਦਿੱਤਾ ਹੈ—ਕੂੜ, ਝੂਠ।

ਕੂੜ ਮੀਆ ਕੂੜ ਬੀਬੀ ਖਪਿ ਹੋਏ ਖਾਰੁ ॥

(ਸਲੋਕ ਮਹਲਾ ੧, ਪੰਨਾ 468)

ਪੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਕਹਿੰਦੇ ਨੇ ਕਿ ਸਭ ਕੁਛ ਕੂੜ ਹੀ ਕੂੜ ਹੈ। ਕਿਉਂਕਿ :

ਕਿਸੁ ਨਾਲਿ ਕੀਚੈ ਦੋਸਤੀ ਸਭੁ ਜਗੁ ਚਲਣਹਾਰੁ ॥

(ਸਲੋਕ ਮਹਲਾ ੧, ਪੰਨਾ 468)

ਕਿਸ ਨੂੰ ਪਕੜੀਏ, ਸਭ ਕੁਛ ਚਲਾਇਮਾਨ ਹੈ। ਨਾ ਇਥੇ ਦਿਨ ਟਿਕਿਆ ਹੋਇਆ ਹੈ ਨਾ ਇਥੇ ਰਾਤ ਹੀ ਟਿਕੀ ਹੋਈ ਹੈ। ਨਾ ਇਥੇ ਬਚਪਨ ਟਿਕਿਆ ਹੋਇਆ ਹੈ, ਨਾ ਇਥੇ ਜਵਾਨੀ ਟਿਕੀ ਹੋਈ ਹੈ, ਨਾ ਇਥੇ ਬੁਢੇਪਾ ਟਿਕਿਆ ਹੋਇਆ ਹੈ। ਦਿਨ ਨਹੀਂ ਟਿਕਿਆ, ਰਾਤ ਨਹੀਂ ਟਿਕੀ, ਜੀਵਨ ਨਹੀਂ ਟਿਕਿਆ, ਤੋਂ ਫਿਰ ਕੁਛ ਵੀ ਟਿਕਿਆ ਹੋਇਆ ਨਹੀਂ ਹੈ, ਸਭ ਕੁਛ ਚਲਾਇਮਾਨ ਹੈ। ਜੋ ਚੱਲ ਰਿਹਾ ਹੋਵੇ ਅੰਤ ਚਲਾਇਮਾਨ ਹੋਵੇ, ਉਸੇ ਨੂੰ ਕਹਿ ਦਿੰਦੇ ਨੇ ਚੰਚਲ। ਸਮੱਸਤ ਸੰਸਾਰ ਚੰਚਲ ਹੈ; ਪਕੜਨ ਦੀ ਕੋਸ਼ਿਸ਼ ਕਰਾਂਗੇ, ਹੱਥੋਂ ਨਿਕਲ ਜਾਏਗਾ। ਦਿਨ ਨੂੰ ਪਕੜਨ ਦੀ ਕੋਸ਼ਿਸ਼ ਕਰੀਏ, ਰਿਆ; ਰਾਤ ਨੂੰ ਪਕੜਨ ਦੀ ਕੋਸ਼ਿਸ਼ ਕਰੀਏ; ਗਈ। ਇਸੇ ਤਰ੍ਹਾਂ ਜਵਾਨੀ ਨੂੰ ਪਕੜਨ ਦੀ ਕੋਸ਼ਿਸ਼ ਕਰੀਏ, ਜੀਵਨ ਹੱਥੋਂ ਨਿਕਲ ਜਾਏਗੀ। ਜੀਵਨ ਨੂੰ ਪਕੜਨ ਦੀ ਕੋਸ਼ਿਸ਼ ਕਰੀਏ, ਜੀਵਨ ਹੱਥੋਂ ਨਿਕਲ ਜਾਂਦਾ ਹੈ। ਤੋਂ ਜੋ ਹੱਥ ਦੀ ਪਕੜ ਵਿਚ ਨਾ ਆਵੇ, ਜੈਸੇ ਪਵਨ ਨੂੰ ਪਕੜਨ ਦੀ ਕੋਸ਼ਿਸ਼ ਕਰੀਏ, ਹੱਥਾਂ ਵਿਚ ਬੰਦ ਕਰੀਏ, ਮੁੱਠੀ ਬੰਦ ਕਰੀਏ, ਹਵਾ ਬਾਹਰ ਨਿਕਲ ਜਾਏਗੀ, ਪਵਨ ਗਈ। ਜੋ ਪਕੜ ਵਿਚ ਨਾ ਆਵੇ, ਜੋ

ਚਲਾਇਮਾਨ ਹੈ, ਉਸ ਨੂੰ ਚੰਚਲ ਆਖਿਆ ਹੈ, ਉਹਨੂੰ ਕੂੜ ਆਖਿਆ ਹੈ। ਪਰ ਜੀਵਨ ਦਾ ਲਕਸ਼ ਅਗਰ ਕੂੜ ਹੋਵੇ, ਜੀਵਨ ਦੀ ਪ੍ਰਾਪਤੀ ਦਾ ਲਕਸ਼ ਕੂੜ ਹੋਵੇ, ਕਿ ਬਸ ਕੂੜ ਚਾਹੀਦਾ ਹੈ, ਇਹ ਸੰਸਾਰ ਚਾਹੀਦਾ ਹੈ, ਤੇ ਸੰਸਾਰ ਅਗਰ ਲਕਸ਼ ਹੈ ਤੇ ਤ੍ਰਿਸ਼ਨਾ ਹੀ ਸਾਧਨ ਬਣੇਗੀ, ਲੋਭ ਹੀ ਸਾਧਨ ਬਣੇਗਾ। ਪੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਤਾਂ ਫੁਰਮਾਨ ਪਏ ਕਰਦੇ ਨੇ ਕਿ ਵਾਕਦੀ ਇਹ ਯੁਗ ਲੋਭੀ ਯੁਗ ਹੈ, ਬੜਾ ਪ੍ਰਬਲ ਲੋਭੀ ਯੁਗ ਹੈ। ਹਰ ਸਮੇਂ ਜਿਸ ਦੇ ਅੰਦਰ ਦੇਣ ਦੀ ਭਾਵਨਾ ਹੋਵੇ ਤੇ ਦੇ ਕੇ ਖੁਸ਼ ਹੁੰਦਾ ਹੋਵੇ, ਗੁਰਬਾਣੀ ਕਹਿੰਦੀ ਹੈ ਕਿ ਉਹ ਗੁਰਮੁਖ ਹੈ, ਪਰ ਹਰ ਵਕਤ ਲੈਣ ਦੀ ਭਾਵਨਾ ਹੋਵੇ, ਤੇ ਲੈ ਕੇ ਹੀ ਖੁਸ਼ੀ ਮਿਲਦੀ ਹੋਵੇ, ਬਸ ਉਸੇ ਨੂੰ ਆਖਿਆ ਗਿਆ ਹੈ ਲੋਭੀ। ਬੜੀ ਕੀਮਤੀ ਪੰਨਾਤੀ ਹੈ :

ਦੇਂਦੇ ਬਾਵਹੁ ਦਿਤਾ ਚੰਗਾ ਮਨਮੁਖਿ ਐਸਾ ਜਾਣੋਐ ॥

(ਮਾਝ ਕੀ ਵਾਰ ਮਹਲਾ ੨, ਪੰਨਾ ੧੩੮)

ਕਿਸ ਤਰ੍ਹਾਂ ਜਾਣੇਗੇ ਕਿ ਇਹ ਮਨਮੁਖ ਹੈ ? ਜਿਸਦੀ ਸਾਰੀ ਖੁਸ਼ੀ ਲੈਣ ਵਿਚ ਬੜੀ ਹੈ। ਜਦ ਕਿਧਰੇ ਦੇਣਾ ਪੈ ਜਾਏ, ਐਸਾ ਹੁੰਦਾ ਹੈ, ਦੂਖੀ ਹੁੰਦਾ ਹੈ, ਪਰੋਜਾਨ ਹੋ ਜਾਂਦਾ ਹੈ। ਪਰ ਜਿਥੋਂ ਕਿਧਰੇ ਲੈਣਾ ਪੈ ਜਾਏ ਔਰ ਮਿਲ ਜਾਏ ਤਾਂ ਖੁਸ਼ ਹੁੰਦਾ ਹੈ, ਪ੍ਰਸੰਨ ਹੁੰਦਾ ਹੈ। ਲੈਣਾ ਖੁਸ਼ੀ ਹੈ, ਦੇਣਾ ਦੁੱਖ ਹੈ, ਇਹ ਲੋਭੀ ਦੇ ਲੱਛਣ ਨੇ। “ਹਥਹੁ ਦੇ ਕੈ ਭਲਾ ਮਨਾਵੈ” ਦੇ ਕੇ ਖੁਸ਼ੀ ਹੁੰਦੀ ਹੈ, ਦੇ ਕੇ ਪ੍ਰਸੰਨਤਾ ਹੁੰਦੀ ਹੈ, ਔਰ ਜਿਸ ਨੂੰ ਦਿੰਦਾ ਹੈ, ਉਸਦਾ ਭਲਾ ਵੀ ਮੰਗਦਾ ਹੈ। ਐਸੀਆਂ ਮਲੋਬਿਰਤੀਆਂ ਨੇ, ਐਸਾ ਹੈ ਤਾਂ ਮਹਾਨ ਹੈ, ਉਸਦੀ ਜਿੰਦਗੀ ਦਾ ਲਕਸ਼ ਦੇਣ ਦੇ ਵਿਚ ਹੈ। ਪਰ ਜੇ ਲੈਣ ਵਿਚ ਹੈ ਤੇ ਲੋਭੀ। ਅਗਰ ਕੂੜ, ਝੂਠ, ਪਦਾਰਥ, ਸੰਸਾਰ ਹੀ ਜੀਵਨ ਦਾ ਲਕਸ਼ ਹੈ ਤਾਂ ਪ੍ਰਾਪਤੀ ਦਾ ਸਾਧਨ ਤ੍ਰਿਸ਼ਨਾ ਹੋਵੇਗੀ ਔਰ ਤ੍ਰਿਸ਼ਨਾਲੂ ਦਾ ਲਕਸ਼ ਕੂੜ ਹੁੰਦਾ ਹੈ, ਮਾਇਆ ਹੁੰਦੀ ਹੈ, ਸੰਸਾਰ ਹੁੰਦਾ ਹੈ, ਪਦਾਰਥ ਹੁੰਦੇ ਨੇ। ਔਰ ਮਹਾਰਾਜ ਕਹਿੰਦੇ ਨੇ, ਆਉ ਮਨੁੱਖੀ ਦੁਨੀਆ 'ਤੇ ਭਾਤ ਮਾਰ ਕੇ ਦੇਖੋਏ :

ਨਾਨਕ ਕੂੜ ਰਹਿਆ ਭਰਪੂਰਿ ॥

(ਸਲੋਕ ਮਹਲਾ ੧, ਪੰਨਾ ੪੭੧)

ਕੂੜ ਤਾਂ ਵਿਆਪਕ ਹੈ ਔਰ ਬੜੇ ਵਿਆਪਕ ਪੱਧਰ 'ਤੇ ਚੱਲ ਰਿਹਾ ਹੈ। ਇਥੋਂ ਤਾਂ ਕਿਧਰੇ ਕੋਈ ਸੱਚ ਬੋਲ ਦੇਵੇ ਤਾਂ ਹੁਣ ਝੂਠ ਸਮਝਿਆ ਜਾਂਦਾ ਹੈ ਤੇ ਜੇਕਰ ਝੂਠ ਬੋਲੇ ਤਾਂ ਸੱਚ ਸਮਝਿਆ ਜਾਂਦਾ ਹੈ, ਕਿਉਂਕਿ ਵਿਆਪਕ ਉਹ ਹੀ ਹੈ। ਹਜ਼ਾਰਾਂ ਪਾਗਲਾਂ ਦੇ ਇਕੱਠ ਵਿਚ ਕਿਧਰੇ ਕੋਈ ਇਕ ਅੱਧ ਸਿਆਣਾ ਆ ਜਾਏ ਤਾਂ ਹਜ਼ਾਰਾਂ ਪਾਗਲਾਂ ਦੀ ਇੱਥਟੀ ਵਿਚ ਉਹ ਸਿਆਣਾ ਪਾਗਲ

ਹੈ ਯਾ ਉਸਨੂੰ ਪਾਗਲ ਕਰ ਦੇਣਗੇ। ਜੈਸੇ ਇਹ ਅਨੁਭਵ ਹੈ ਕਿ ਭੀੜ ਜਿਸ ਪਾਸੇ ਚੱਲ ਰਹੀ ਹੋਵੇ ਇਕੱਲੇ ਨੂੰ ਵੀ ਉਸੇ ਪਾਸੇ ਚੱਲਣਾ ਪੈਂਦਾ ਹੈ। ਯਾ ਫਿਰ ਪੂਰਾ ਸੰਘਰਸ਼ ਕਰੇ। ਦੇਖਣ ਵਿਚ ਆਇਆ ਹੈ ਕਿ ਭਗਤ ਤੇ ਅਵਤਾਰਾਂ ਦੀ ਜ਼ਿੰਦਗੀ ਬੜੀ ਸੰਘਰਸ਼ ਵਿਚ ਲੰਘੀ, ਕਿਉਂਕਿ ਜਿਸ ਪਾਸੇ ਭੀੜ ਸੀ, ਅਵਤਾਰ ਉਸ ਪਾਸੇ ਚੱਲਣ ਨੂੰ ਰਾਜੀ ਨਾ ਹੋਏ ਅੌਰ ਅਵਤਾਰ ਦਾ ਮਤਲਬ ਸੀ ਕਿ ਭੀੜ ਦਾ ਰੁਖ ਮੌਜੀਏ ਅੌਰ ਰੁਖ ਦੇ ਮੁੜਦਿਆਂ ਹੀ ਲਕਸ਼ ਬਦਲ ਜਾਂਦਾ ਹੈ। ਭੀੜ ਅਗਰ ਸੰਘਰਸ਼ ਤੇ ਉਤਾਰੂ ਹੋਵੇ ਤਾਂ ਅਵਤਾਰਾਂ ਨੂੰ ਸੂਲੀ ਤੇ ਚੜ੍ਹਨਾ ਪੈਂਦਾ ਹੈ, ਅਵਤਾਰਾਂ ਨੂੰ ਰੱਤੀ ਤਵੀ ਤੇ ਥੈਠਣਾ ਪੈਂਦਾ ਹੈ, ਅਵਤਾਰਾਂ ਨੂੰ ਪਿੰਜਰਿਆਂ ਵਿਚ ਕੈਦ ਹੋਣਾ ਪੈਂਦਾ ਹੈ। ਹੈਰਾਨਗੀ ਹੈ ਕਿ ਜਗਤ ਦੇ ਚੋਟੀ ਦੇ ਸਤਿਵਾਦੀ ਨੇ, ਉਨ੍ਹਾਂ ਨਾਲ ਸੰਸਾਰ ਨੇ ਬੜਾ ਹੀ ਅਨਿਆਇ ਕੀਤਾ, ਸੰਸਾਰ ਨੇ ਬੜੀ ਹੀ ਬੇਇਨਸਾਫ਼ੀ ਕੀਤੀ। ਵਾਸਤਵ ਵਿਚ ਪਾਗਲਾ ਦੀ ਭੀੜ ਵਿਚ, ਜੇ ਜਿਤਨਾ ਸਿਆਣਾ ਹੋਵੇਗਾ, ਉਤਨਾ ਹੀ ਪਾਗਲ ਕਹਿਲਾਏਗਾ, ਦੂਰ ਕਹਿੰਦੇ ਨੇ:

ਕੋਈ ਅਖੈ ਕੂਤਨਾ ਕੋ ਕਹੈ ਬੇਤਾਲਾ॥

ਕੋਈ ਅਖੈ ਆਦਮੀ ਨਾਨਕ ਵੇਚਾਵਾ॥ (ਅਨ੍ਤ ਮਛਲਾ ੧, ਪੰਨਾ 99)

ਵਿਚਾਰਾ ਨਾਨਕ ਕੂਤਨਾ ਹੋ ਗਿਐ, ਦੀਵਾਨਾ ਹੋ ਗਿਐ, ਪਾਗਲ ਹੋ ਗਿਐ। ਭੀੜ ਨੇ ਗੁਰੂ ਨਾਨਕ ਜੈਸੀ ਸ਼ਕਤੀ ਨੂੰ, ਅਜੀਬ ਆਲਮ ਨੂੰ, ਚੋਟੀ ਦੇ ਦਾਰਸ਼ਨਿਕ ਫਿਲਾਸਫਰ ਨੂੰ, ਹੱਥੀ ਚਿੰਤਕ ਨੂੰ, ਪ੍ਰਭੂ ਦੀ ਮੂਰਤੀ ਨੂੰ ਕੂਤਨਾ ਕਹਿ ਦਿੱਤਾ। ਹੈਰਾਨਗੀ ਹੈ ਕਿ ਜੇ ਸਾਰਿਆਂ ਦੇ ਕੂਤਨੇ ਉਤਾਰਨ ਆਇਐ, ਜਗਤ ਉਸ ਨੂੰ ਕੂਤਨਾ ਕਹਿੰਦਾ ਹੈ। ਜੇ ਹਰ ਇਕ ਦੀ ਜ਼ਿੰਦਗੀ ਨੂੰ ਤਾਲ ਦੇਣ ਲਈ ਆਇਐ, ਜਗਤ ਉਸੇ ਨੂੰ ਬੇਤਾਲਾ ਕਹਿੰਦਾ ਹੈ। ਐਸਾ ਕਿਉਂ? ਕਿਉਂਕਿ ਭੀੜ ਤ੍ਰਿਸ਼ਨਾਲੂਆਂ ਦੀ ਹੈ, ਭੀੜ ਮਾਇਆਪਰੀਆਂ ਦੀ ਹੈ। ਤੇ ਮਾਇਆਪਰੀ ਕਿਸ ਨੂੰ ਕਹੋਗੇ? ਜਿਸ ਦੇ ਜੀਵਨ ਦਾ ਲਕਸ਼ ਸੰਸਾਰ ਪਦਾਰਥ ਹੈ, ਜੀਅ ਰਿਹਾ ਹੈ ਪਦਾਰਥਾਂ ਦੀ ਖਾਤਰ, ਜੀਅ ਰਿਹਾ ਹੈ ਸੰਸਾਰ ਦੀ ਖਾਤਰ। ਤੇ ਸੰਸਾਰ ਵੱਡਾ ਹੋ ਗਿਆ, ਪਦਾਰਥ ਵੱਡੇ ਹੋ ਗਏ, ਧਨ ਹੀ ਮਹਾਨ ਹੋ ਗਿਆ, ਇਹ ਜੀਵਨ ਤਾਂ ਕੁਝ ਵੀ ਨਹੀਂ ਹੈ। ਜੀਵਨ ਉਸ ਦਿਨ ਮਹਾਨ ਬਣਦਾ ਹੈ, ਜਦ ਲਕਸ਼ ਇਸ ਜੀਵਨ ਤੋਂ ਉੱਚਾ ਹੋ ਜਾਵੇ, ਤੇ ਉਹ ਪਰਮ ਜੀਵਨ ਹੀ ਹੋ ਸਕਦਾ ਹੈ ਅੰਤ ਪਰਮ ਜੀਵਨ ਹੀ ਪਰਮਾਤਮਾ ਹੈ। ਜਿਤਨੇ ਚਿਰ ਤਕ ਜੀਵਨ ਦਾ ਲਕਸ਼ ਪਰਮਾਤਮਾ ਨਾ ਹੋਵੇ, ਉਤਨਾ ਚਿਰ ਮਨੁੱਖ ਉੱਚਾ ਨਹੀਂ ਉਠ ਸਕਦਾ, ਮਹਾਨ ਨਹੀਂ ਹੋ ਸਕਦਾ। ਤੇ ਇਹ ਵਿਚਾਰਪਾਰਾ ਤੇ ਖੜ੍ਹੇ ਸਤਿਯੁਗ, ਢੇਤਾ,

ਦੁਆਪਰ ਤੇ ਕਲਿਯੁਗ, ਹੁਣ ਇਨ੍ਹਾਂ ਨੂੰ ਵਾਸਤਵਿਕ ਸੱਚਾਈ ਦੇ ਆਈਨੇ
ਵਿਚ ਦੇਖਣ ਦੀ ਕੋਸ਼ਿਸ਼ ਕਰੀਏ। ਮਨੁੱਖ ਚਾਰ ਤਰ੍ਹਾਂ ਦੀਆਂ ਅਵਸਥਾਵਾਂ ਵਿੱਚੋਂ
ਲੰਘਦਾ ਹੈ :

- (1) ਪ੍ਰਕਾਸ਼, ਗਰਭ-ਕਾਲ ਦੀ ਅਵਸਥਾ;
- (2) ਢੂਜਾ, ਹੁਣ ਧਰਤੀ ਦੀ ਗੋਟ ਵਿਚ ਆ ਗਿਆ। ਪਹਿਲੇ ਮਾਂ ਦੀ
ਕੁੱਖ ਦੇ ਵਿਚ ਸੀ, ਹੁਣ ਧਰਤੀ ਦੀ ਕੁੱਖ ਦੇ ਵਿਚ ਹੈ, ਬੱਚਾ ਹੈ;
- (3) ਭੀਸ਼ਮੀ ਅਵਸਥਾ ਹੈ, ਜਵਾਨ ਹੋ ਗਿਆ;
- (4) ਚੌਥੀ ਅਵਸਥਾ, ਬੁੱਢਾ ਹੋ ਗਿਆ ਹੈ।

ਇਨ੍ਹਾਂ ਚਾਰ ਪੜਾਵਾਂ ਤੋਂ ਇਸ ਮਨੁੱਖ ਨੂੰ ਲੰਘਣਾ ਪੈਂਦਾ ਹੈ। ਗਰਭ-ਕਾਲ
ਦੀ ਅਵਸਥਾ, ਬਚਪਨਾ, ਜਵਾਨੀ, ਬੁੱਢੇਪਾ। ਬਿਰਧ ਇਨਸਾਨ ਦੀ ਆਪਣੀ
ਤਰਜ਼ੇ-ਜ਼ਿੰਦਗੀ ਹੈ, ਜੁਆਨੀ ਦਾ ਆਪਣਾ ਢੰਗ ਹੈ, ਬੱਚੇ ਦੀ ਆਪਣੀ
ਇਨੀਆਂ ਹੈ ਅੰਤ ਗਰਭ-ਕਾਲ ਦੇ ਬੱਚੇ ਦੀ ਆਪਣੀ ਅਵਸਥਾ ਹੈ। ਇਸੇ ਹਿਸਾਬ
ਨਾਲ ਯੁਗਾਂ ਨੂੰ ਦੇਖੀਏ—ਸਤਿਯੁਗ, ਗਰਭ ਕਾਲ ਦੀ ਅਵਸਥਾ ਹੈ; ਤ੍ਰੇਤਾ,
ਬਚਪਨਾ ਹੈ; ਦੁਆਪਰ, ਜੁਆਨੀ ਹੈ; ਕਲਿਯੁਗ, ਬੁੱਢਾਪਾ ਹੈ। ਅਗਰ ਸੱਚਾਈ
ਨੂੰ ਦੇਮਣਾ ਹੋਵੇ ਤਾਂ ਬੱਚੇ ਨਾਲੋਂ, ਗਰਭ-ਕਾਲ ਦੇ ਬੱਚੇ ਨਾਲੋਂ, ਖਿਲੋਇਆਂ
ਨਾਲ ਪੇਡਦੇ ਹੋਏ ਬੱਚੇ ਨਾਲੋਂ ਅੰਤ ਜਵਾਨ ਨਾਲੋਂ, ਬੁੱਢਾਪਾ ਇਸ ਕਰਕੇ ਮਹਾਨ
ਹੈ ਕਿ ਉਸਦੇ ਕੌਲ ਜ਼ਿੰਦਗੀ ਦੇ ਤਜਰਬੇ ਹੁੰਦੇ ਨੇ। ਉਤਾਰ ਚੜ੍ਹਾਉਂ ਦਾ ਸਾਰਾ
ਬੇਧ ਹੁੰਦਾ ਹੈ। ਸਾਇਦ ਇਸ ਵਾਸਤੇ ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜਾ
ਨੇ ਕਲਿਯੁਗ ਨੂੰ ਮਹਾਨ ਆਖ ਦਿੱਤਾ ਹੈ :

ਸਤਚਨਾ ਤ੍ਰੇਤਾ ਦੁਆਪਰੁ ਭਣੈਅੰ ਕਲਿਜਨਾ ਉਗੋ ਜੁਗਾ ਮਾਹਿ ॥
(ਆਸਾ ਮਹਲਾ ੧, ਪੰਨਾ 406)

ਕਲਿਯੁਗ ਉੱਤਮ ਯੁਗ ਹੈ, ਕਿਉਂਕਿ ਸਿਆਣਾ ਯੁਗ ਹੈ। ਅੰਤ ਇਹ
ਗੱਲ ਤਾਂ ਮੰਨੀ ਪ੍ਰਮਾਣੀ ਹੈ ਕਿ ਇਸ ਯੁਗ ਵਿਚ ਜਿਤਨੀ ਸਿਆਣਪ ਉਜ਼ਗਾਊ
ਹੋਈ ਹੈ, ਜੈਸੇ ਜੈਸੇ ਪਿੱਛੇ ਜਾਚਿਰੋ, ਉਤਨੀ ਨਹੀਂ ਸੀ। ਇਹ ਜੋ ਚਾਰ ਯੁਗ
ਨੇ—ਗਰਭ-ਕਾਲ ਦੀ ਅਵਸਥਾ, ਬਚਪਨਾ, ਜਵਾਨੀ ਤੇ ਬੁੱਢਾਪਾ, ਇਨ੍ਹਾਂ ਦੇ
ਆਪਣੇ ਆਪਣੇ ਵਿਚਾਰ ਨੇ, ਉਸਨੂੰ ਗਾਰਬਾਣੀ ਆਪਣੇ ਢੰਗ ਨਾਲ ਬਿਆਨ
ਕਰਦੀ ਹੈ। ਅੰਤ ਇਸ ਨੂੰ ਵਾਕਈ ਸੱਚਾਈ ਦੇ ਰੂਪ ਵਿਚ, ਹਕੀਕਤ ਦੇ ਰੂਪ
ਵਿਚ ਅਗਰ ਅਸੀਂ ਦੇਖੀਏ ਤੇ ਸਮਝਣ ਦੀ ਕੋਸ਼ਿਸ਼ ਕਰੀਏ ਤਾਂ ਚਾਰ ਯੁਗ
ਮਨੁੱਖ ਦੇ ਜੀਵਨ ਦੀਆਂ ਚਾਰ ਅਵਸਥਾਵਾਂ ਨੇ—ਗਰਭ-ਕਾਲ ਦੀ ਅਵਸਥਾ,
ਬਚਪਨਾ, ਜਵਾਨੀ ਅੰਤ ਬੁੱਢੇਪਾ। ਸਤਿਯੁਗ ਗਰਭ-ਕਾਲ ਦੀ ਅਵਸਥਾ ਸੀ।

ਗਰਭ-ਕਾਲ ਦਾ ਬੱਚਾ ਮਾਂ ਦੇ ਸਵਾਸਾਂ ਨਾਲ ਸਵਾਸ ਲੈਂਦਾ ਹੈ। ਮਾਂ ਜੋ ਖਾਂਦੀ ਹੈ, ਉਸ ਦੀ ਉਹ ਹੀ ਭੁਗਾਕ ਹੈ, ਮਾਂ ਜੋ ਪੀਂਦੀ ਹੈ ਬਸ ਉਸਦਾ ਉਹ ਹੀ ਪਾਨ ਹੈ, ਸੁਤੰਤਰ ਰੂਪ ਵਿਚ ਉਸ ਦਾ ਆਪਣਾ ਕੋਈ ਖਾਣ ਪਾਨ ਨਹੀਂ ਹੈ। ਸਤਿਯੁਗ ਵਿਚ ਮਨੁੱਖ ਪਹਾੜਾਂ ਦੀਆਂ ਕੰਦਰਾਂ ਯਾ ਰੁੱਖਾਂ ਥੱਲੇ ਰਹਿੰਦਾ ਸੀ। ਪ੍ਰਕਿਰਤੀ ਜੋ ਢੁੱਲ ਫਲ ਦੇ ਰਹੀ ਸੀ, ਉਹ ਹੀ ਖਾ ਲੈਂਦਾ ਸੀ। ਆਪਣੀ ਤਰ੍ਹਾਂ ਕੋਈ ਭੇਜਨ ਬਣਾਉਣਾ ਅੰਤ ਉਸ ਨੂੰ ਸੰਵਾਰਨਾ, ਇਹ ਅਜੇ ਮਨੁੱਖ ਨੇ ਨਹੀਂ ਸੀ ਸਿਖਿਆ ਅੰਤ ਲੋੜ ਵੀ ਨਹੀਂ ਸੀ, ਅਥੈਥ ਸੀ। ਲੇਕਿਨ ਇਕ ਵਿਚਾਰਧਾਰਾਂ ਵਿਚ ਉਸ ਹਾਲਤ ਵਿਚ ਹੈ, ਜਿਸ ਹਾਲਤ ਵਿਚ ਇਕ ਯੋਹੀ ਸਮਾਧੀ ਵਿਚ ਹੁੰਦਾ ਹੈ, ਇਕ ਬ੍ਰਹਮ ਗਿਆਨੀ ਸਮਾਧੀ ਵਿਚ ਹੁੰਦਾ ਹੈ ਅੰਤ ਸਮਾਧੀ ਦੇ ਵਿਚ ਜੋ ਆਨੰਦ ਹੁੰਦਾ ਹੈ, ਉਹ ਹੋ ਆਨੰਦ ਉਸਦੇ ਕੋਲ ਹੁੰਦਾ ਹੈ, ਉਹ ਹੀ ਰਸ ਉਸਦੇ ਕੋਲ ਹੁੰਦਾ ਹੈ, ਫਿਰ ਜੀਵਨ ਭਰ ਉਸੇ ਹੀ ਆਨੰਦ ਨੂੰ ਉਹ ਲੱਭਦਾ ਹੈ। ਇਹ ਆਨੰਦ, ਪ੍ਰਕਿਰਤੀ ਨੇ ਸੁਭਾਵਿਕ ਹੀ ਇਸ ਨੂੰ ਪ੍ਰਦਾਨ ਕੀਤਾ ਹੈ। ਨਿਸਚਿੰਤ ਹੈ। ਚਿੰਤਾ ਤਾਂ ਰਿਜਕ ਦੀ ਹੁੰਦੀ ਹੈ, ਤੇ ਮਾਂ ਦੀ ਭੁਗਾਕ ਉਸਦੀ ਭੁਗਾਕ ਹੈ, ਮਾਂ ਦਾ ਪੀਤਾ ਹੋਇਆ ਪਾਣੀ ਹੀ ਉਸਦੀ ਪਿਆਸ ਬੁਝਾਉਂਦਾ ਹੈ, ਮਾਂ ਦੇ ਸਵਾਸਾਂ ਨਾਲ ਸਵਾਸ ਲੈ ਰਿਹਾ ਹੈ। ਇਸ ਬੱਚੇ 'ਤੇ ਕੋਈ ਸਮਾਜਿਕ, ਕੋਈ ਰਾਜਨੀਤਿਕ ਜਾਂ ਆਰਥਿਕ ਜ਼ਿੰਮੇਵਾਰੀ ਨਹੀਂ। ਸਤਿਯੁਗੀ ਜੀਵ ਇਕੱਲਾ, ਤਨਹਾ ਜੀਉਣ ਵਾਲਾ, ਪਹਾੜਾਂ ਦੀਆਂ ਕੰਦਰਾਂ ਵਿਚ ਰੈਣ-ਬਸੰਤਾ ਕਰਨ ਵਾਲਾ, ਰੁੱਖਾਂ ਥੱਲੇ ਰਾਤ ਕੱਟਣ ਵਾਲਾ, ਪ੍ਰਾਕਿਰਤਕ ਰੂਪ ਵਿਚ ਜਿਉਣ ਵਾਲਾ। ਕੋਈ ਰਿਜਕ ਦੀ ਚਿੰਤਾ ਨਹੀਂ ਸੀ। ਇਤਨੀ ਬਨਸਪਤੀ, ਇਤਨੇ ਫਲ ਛੁੱਲ, ਇਤਨੇ ਕੰਦਮੂਲ ਸੁਭਾਵਿਕ ਉਪਲਬਧ ਸਨ। ਇਹ ਜੀਅ ਰਿਹਾ ਸੀ ਇਸ ਤਰ੍ਹਾਂ ਜੈਸੇ ਗਰਭ-ਕਾਲ ਦਾ ਬੱਚਾ, ਨਿਸਚਿੰਤ ਸੀ, ਬੇ-ਫਿਕਰ ਸੀ ਅੰਤ ਮਨ ਵਿਚ ਸੰਤੋਖ ਸੀ, ਸੰਤੁਸ਼ਟੀ ਸੀ। ਇਹ ਹੀ ਕਾਰਨ ਹੈ ਕਿ ਸਤਿਯੁਗ ਵਿਚ ਕੋਈ ਪ੍ਰਬਲ ਆਵਤਾਰੀ ਪੁਰਸ਼ ਨਹੀਂ ਆਇਆ। ਗਰਭ-ਕਾਲ ਦੇ ਬੱਚੇ ਨੂੰ ਆਖਰ ਸਮਝਾਣ ਵਾਸਤੇ, ਸਿਖਾਣ ਵਾਸਤੇ ਕਿਸ ਦੀ ਲੋੜ ਹੈ? ਭਾਵ, ਕਿਸੇ ਦੀ ਜੀਵ ਲੋੜ ਨਹੀਂ। ਉਹ ਤਾਂ ਸੁਭਾਵਿਕ ਹੈ, ਮਨ ਉਸਦਾ ਟਿਕਿਆ ਹੋਇਆ ਹੈ, ਆਨੰਦਮਈ ਹੈ। ਧੰਨ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਵਾਕ ਹੈ:

ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਾਇਆ ਗਰਭਾਸਿ ॥
 ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥

(ਗੁਰੀਗਾ ਮਹਲਾ ੧ ਪਹਰੇ, ਪੰਨਾ ੨੪)

ਭਾਵੇਂ ਗਰਭ ਵਿਚ ਉਲਟਾ ਹੈ, ਪਰ ਅਰਦਾਸ ਵਿਚ ਹੈ, ਪ੍ਰਾਰਥਨਾ ਵਿਚ
ਹੈ, ਨਾਮ-ਅਭਿਆਸ ਵਿਚ ਹੈ। ਔਰ ਨਾਮ-ਅਭਿਆਸ ਨਾਲ ਜੋ ਅਵਸਥਾ
ਬਣਦੀ ਹੈ, ਪ੍ਰਾਰਥਨਾ ਵਿਚ ਜੋ ਆਨੰਦ ਬਣਦਾ ਹੈ, ਉਹ ਉਸਦੇ ਕੋਲ ਹੈ।
ਬੱਚਾ ਉਸੇ ਆਨੰਦ ਵਿਚ ਜੀਅ ਰਿਹਾ ਹੈ, ਇਹ ਰਸ ਵਿਚ ਜੀਅ ਰਿਹਾ ਹੈ।
ਇਸ ਵਾਸਤੇ ਕਹਿੰਦੇ ਨੇ ਕਿ ਸਤਿਯੁਗ ਵਿਚ ਅਵਤਾਰ ਆਇਆ, ਪਰ
ਬਉਣਾ :

ਸਤਿਯੁਗ ਤੇ ਮਾਣਿਓ ਛਾਲਿਓ ਬਾਲ ਬਾਵਨ ਭਾਇਓ ॥

ਬਾਵਨ ਅਵਤਾਰ, ਬਉਣਾ ਅਵਤਾਰ। ਹਾਂ, ਕੋਈ ਦਾਈ, ਕੋਈ ਡਾਕਟਰ ਮਾਤਾ
ਮੇਟਾ ਦੇਖ ਕੇ ਕੁਛ ਅੰਸਥੀ, ਕੋਈ ਦਵਾਈ ਦੇ ਸਕਦਾ ਹੈ, ਲੋਕਿਨ ਵਾਸਤਵ
ਵਿਚ ਇਸ ਬੱਚੇ ਨੂੰ ਕਿਸੇ ਚੀਜ਼ ਦੀ ਵੀ ਲੋੜ ਨਹੀਂ ਹੈ, ਕਿਸੇ ਵੀ ਚੀਜ਼ ਦੀ।
ਮਨੁੱਖ ਜੀਅ ਰਿਹਾ ਸੀ ਪ੍ਰਕਿਰਤੀ ਵਿਚ, ਪ੍ਰਾਕਿਰਤਕ ਢੰਗ ਨਾਲ। ਖੁੱਲ੍ਹਾ ਘੁੰਮ
ਰਿਹਾ ਸੀ। ਕੋਈ ਦੇਸ਼ ਨਹੀਂ ਸੀ, ਕੋਈ ਜਾਤ ਪਾਤ ਨਹੀਂ ਸੀ, ਕੋਈ ਕਬੀਲਾ
ਨਹੀਂ ਸੀ, ਕੋਈ ਪਰਿਵਾਰ ਨਹੀਂ ਸੀ। ਆਖਰ ਬ੍ਰਹਮ ਗਿਆਨ ਦੀ ਅਵਸਥਾ
ਵਿਚ ਕੋਈ ਦੇਸ਼ ਨਹੀਂ ਰਹਿ ਜਾਂਦਾ, ਕੋਈ ਪਰਿਵਾਰ ਨਹੀਂ ਰਹਿ ਜਾਂਦਾ, ਕੋਈ
ਜਾਤ-ਪਾਤ ਨਹੀਂ ਰਹਿ ਜਾਂਦੀ। ਆਖਰ ਬ੍ਰਹਮ ਗਿਆਨੀ ਦੀ ਤਰ੍ਹਾਂ ਉਸ
ਵਿਸ਼ਾਲਤਾ ਵਿਚ ਸੁਡੰਤਰ ਹੋ ਕੇ ਜੀਵਣਾ ਔਰ ਇਹ ਸੁਭਾਵਿਕ ਜੀਵਣਾ ਜਿਸ
ਮਨੁੱਖ ਕੌਲ ਸੀ, ਉਸ ਨੂੰ ਅਸੀਂ ਸਤਿਯੁਗ ਕਹਿੰਦੇ ਹਾਂ, ਸਤਿਯੁਗੀ ਜੀਵ ਕਹਿੰਦੇ
ਹਾਂ। ਜੈਸੇ ਬੁੱਝਾ ਵੀ ਬਚਪਨ ਨੂੰ ਧਾਟ ਕਰਦੇ ਤਾਂ ਕਿਸੇ ਹੱਦ ਤਕ ਗਰਭ-ਕਾਲ
ਦੀ ਅਵਸਥਾ ਨੂੰ ਯਾਦ ਕਰਦਾ ਹੈ। ਹੁ-ਥ-ਹੁ ਸਤਿਯੁਗ ਮਨੁੱਖ ਨੂੰ ਬਾਰ ਬਾਰ
ਯਾਦ ਆਉਂਦਾ ਹੈ, ਚਾਹੇ ਬਾਜ਼ਾਰ ਵਿਚ ਬੈਠਾ ਹੈ, ਚਾਹੇ ਪਰਿਵਾਰ ਵਿਚ ਬੈਠਾ
ਹੈ, ਚਾਹੇ ਸਤਿਯੁਗ ਵਿਚ ਬੈਠਾ ਹੈ, ਮਹਿਮਾ ਸਤਿਯੁਗ ਦੀ ਹੀ ਹੈ, ਕਿਉਂਕਿ
ਸਤਿਯੁਗ ਵਿਚ ਸੁਭਾਵਿਕ ਅਵਸਥਾ ਸੀ ਬ੍ਰਹਮ ਗਿਆਨੀ ਦੀ। ਸੁਭਾਵਿਕ
ਪ੍ਰਾਕਿਰਤਕ ਰੂਪ ਵਿਚ ਉਸਨੂੰ ਇਹ ਪ੍ਰਾਪਤ ਕਰਨਾ ਚਾਹੁੰਦਾ ਹੈ। ਇਸ ਵਾਸਤੇ
ਸਤਿਯੁਗ ਦੀ ਯਾਦ ਹੈ। ਦਰਅਸ਼ ਸਤਿਯੁਗ ਵਿਚ ਸਤਿਵਾਦੀ ਸੀ, ਸੰਗੁਸ਼ਟ
ਸੀ। ਇਹ ਕੋਈ ਉਸਦੀ ਆਪਣੀ ਉਪਲਬਧੀ ਨਹੀਂ ਸੀ, ਆਪਣੀ ਮਿਹਨਤ
ਨਹੀਂ ਸੀ, ਪ੍ਰਾਕਿਰਤਕ ਸੀ। ਅਗਰ ਬੱਚੇ ਨੂੰ ਖੁਗਾਕ ਮਿਲ ਰਹੀ ਹੈ, ਪਾਣੀ
ਮਿਲ ਰਿਹਾ ਹੈ, ਸੁਆਸ ਮਿਲ ਰਹੇ ਨੇ; ਗਰਭ-ਕਾਲ ਦੇ ਬੱਚੇ ਦੀ ਕੋਈ ਆਪਣੀ
ਉਪਲਬਧੀ ਨਹੀਂ, ਕੋਈ ਆਪਣੀ ਮਿਹਨਤ ਨਹੀਂ, ਇਹ ਤਾਂ ਸੁਭਾਵਿਕ ਹੋ ਰਿਹਾ
ਹੈ। ਇਵੇਂ ਹੀ ਅਗਰ ਉਸ ਵਕਤ ਦਾ ਮਨੁੱਖ ਧਾਰਮਿਕ ਸੀ ਤਾਂ ਪ੍ਰਾਕਿਰਤਕ
ਸੀ। ਪ੍ਰਕਿਰਤੀ ਨੇ ਹੀ ਉਸਨੂੰ ਜੋ ਜੀਵਨ ਦਿੱਤਾ, ਵਾਸਤਵ ਵਿਚ ਉਹ ਧਾਰਮਿਕ

ਸੀ ਅੰਨ ਉਸਦੇ ਵਿਚ ਹੀ ਮਨੁੱਖ ਜੀਅ ਰਿਹਾ ਸੀ, ਸਤਿ ਦੇ ਵਿਚ, ਸੰਤੋਖ ਦੇ ਵਿਚ :

ਸਤਿਸੁਗਿ ਰਥੁ ਸੰਤੋਖ ਕਾ ਧਰਮੁ ਅਗੈ ਰਥਵਾਹੁ ॥

ਮਰਯਾਦਾ ਵਿਚ ਜੀਅ ਰਿਹਾ ਸੀ। ਇਸ ਨੂੰ ਭੁੱਖ ਲੱਗੇ, ਤਾਂ ਹੀ ਖਾਂਦਾ ਸੀ, ਉੰਜ ਨਹੀਂ। ਪਿਆਸ ਲੱਗੀ ਹੈ, ਤਾਂ ਹੀ ਪੀਂਦਾ ਸੀ, ਉੰਜ ਨਹੀਂ। ਨੀਦ ਆਈ ਹੈ ਤਾਂ ਸੌਂਦਾ ਸੀ, ਉੰਜ ਨਹੀਂ। ਬਿਲਕੁਲ ਧਾਰਮਿਕ ਢੰਗ ਨਾਲ ਜੀਅ ਰਿਹਾ ਸੀ। ਭੁੱਖ ਨਹੀਂ ਤਾਂ ਨਹੀਂ ਸੀ ਖਾਂਦਾ। ਅੰਨ ਜਦ ਖਾਂਦਾ ਸੀ ਤਾਂ ਘੱਟ ਖਾਂਦਾ ਸੀ। ਫਲ ਤੋੜਨ ਵਾਸਤੇ ਜਗ੍ਹਾ ਜਗ੍ਹਾ, ਫਲ ਲੱਭਣ ਵਾਸਤੇ ਇਸ ਨੂੰ ਜੋ ਪਰਿਸ੍ਰਮ ਬੌੜਾ ਬਹੁਤਾ ਕਰਨਾ ਪੈਂਦਾ ਸੀ, ਉਸਦੇ ਨਾਲ ਇਸਦੀ ਵਰਜਿਸ਼ ਹੋ ਜਾਂਦੀ ਸੀ ਅੰਨ ਇਤਨੀ ਇਸ ਨੂੰ ਜ਼ਗੁਰਤ ਵੀ ਸੀ ਤੇ ਸਵਸਥ ਸੀ। ਮਨ ਕਰਕੇ, ਤਨ ਕਰਕੇ ਸੁਖੀ ਸੀ। ਸਤਿਯੁਗ ਦੀ ਬਸ ਇਹੀ ਰੂਪ-ਰੇਖਾ ਹੈ। ਪਰ ਇਸ ਅਵਸਥਾ 'ਤੇ ਕੋਈ ਮਾਣ ਨਹੀਂ ਕੀਤਾ ਜਾ ਸਕਦਾ। ਗਰਭ-ਕਾਲ ਦਾ ਬੱਚਾ ਹੈ, ਕੀ ਮਾਣ ਕਰੇਗਾ। ਹਾਂ, ਉਸ ਜਿੰਦਗੀ 'ਤੇ ਕੁਛ ਮਾਣ ਕੀਤਾ ਜਾ ਸਕਦਾ ਹੈ, ਮਾਨਸਿਕ ਅਵਸਥਾ 'ਤੇ ਵੀ ਕੋਈ ਮਾਣ ਕੀਤਾ ਜਾ ਸਕਦੈ। ਆਨੰਦ ਕੋਲ ਹੈ, ਰਸ ਕੋਲ ਹੈ, ਪਰ ਅਚੇਤ ਹੈ, ਬਿਲਕੁਲ ਅਚੇਤ ਹੈ। ਆਨੰਦ ਦੀ ਕੋਈ ਸਮਝ ਨਹੀਂ ਹੈ, ਉਸ ਰਸ ਦੀ ਵੀ ਕੋਈ ਸਮਝ ਨਹੀਂ ਹੈ। ਅੰਨ ਜਿਸ ਦਿਨ ਸਮਝ ਆਏਗੀ, ਬੋਧ ਹੋਏਗਾ, ਉਸ ਦਿਨ ਆਨੰਦ ਨਹੀਂ ਹੋਏਗਾ।

ਫਿਰ ਗਰਭ-ਕਾਲ 'ਵੈਂਚੋ ਮਨੁੱਖ ਬਾਹਰ ਆਇਆ, ਕਬੀਲੇ ਬਣੇ, ਕੁਟੋਬਣੇ, ਜਾਤ-ਪਾਤ ਬਣੀ, ਇਲਗਕਿਆਂ ਦੀਆਂ ਵੰਡੀਆਂ ਬਣੀਆਂ, ਛੋਟੇ ਛੋਟੇ ਰਜਵਾੜੇ ਬਣੇ, ਇਹ ਯੇਤਾ ਯੁਗ ਸੀ। ਅੰਨ ਜਦ ਛੋਟੇ ਛੋਟੇ ਰਜਵਾੜੇ ਬਣੇ, ਕਬੀਲੇ ਬਣੇ, ਪਰਿਵਾਰ ਬਣੇ, ਜਾਤ-ਪਾਤ ਬਣੀ, ਜ਼ਿੰਮੇਵਾਰੀਆਂ ਵਧੀਆਂ, ਉਨ੍ਹਾਂ ਦੀ ਪੂਰਤੀ ਲਈ ਸ਼ਕਤੀ ਚਾਹੀਦੀ ਸੀ, ਭਾਕਤ ਚਾਹੀਦੀ ਸੀ। ਤੇ

ਕੇਤੈ ਰਥੁ ਜਤੈ ਕਾ ਜੋਤੁ ਅਗੈ ਰਥਵਾਹੁ ॥

ਹਰ ਪਰਿਵਾਰ ਜੋਗਾਵਰ ਹੋਣਾ ਚਾਹੁੰਦਾ ਸੀ। ਹਰ ਕਬੀਲਾ ਸ਼ਕਤੀਸ਼ਾਲੀ ਹੋਣਾ ਚਾਹੁੰਦਾ ਸੀ। ਹਰ ਰਾਜਾ, ਮਹਾਰਾਜਾ ਆਪਣੇ ਰਾਜ ਦਾ ਵਿਸਥਾਰ ਚਾਹੁੰਦਾ ਸੀ। ਇਹ ਮਨੁੱਖੀ ਦੌਰ ਦਾ ਉਹ ਬਚਪਨਾ ਸੀ, ਜਦੋਂ ਮਾਂ ਦੀ ਕੁੱਖ ਤੋਂ ਬਾਹਰ ਆ ਕੇ ਬੱਚਾ ਧਰਤੀ ਦੀ ਗੋਦ ਵਿਚ ਆਉਂਦੇ। ਘੁਟਨਿਆਂ ਦੇ ਭਾਰ ਚਲਦੈ, ਖਿਡਾਊਣਿਆਂ ਦੇ ਨਾਲ ਬੇਡਦੈ ਅੰਨ ਉਸਨੂੰ ਭਾਕਤ ਚਾਹੀਦੀ ਹੈ, ਉਸਨੂੰ ਸ਼ਕਤੀ ਚਾਹੀਦੀ ਹੈ। ਇਕ ਬੱਚਾ ਜੋਗਾਵਰ ਹੋਣਾ ਚਾਹੁੰਦਾ ਹੈ। ਤੋਂ ਇਹ ਬਚਪਨ ਦਾ ਦੌਰ ਸੀ।

ਇਹ ਬੱਚਾ ਮਰਯਾਦਾ ਵਿਚ ਰਹੇ, ਮਰਯਾਦਾ ਵਿਚ ਥੋਲੇ, ਮਰਯਾਦਾ ਵਿਚ ਉਠੇ, ਮਰਯਾਦਾ ਵਿਚ ਖਾਵੇ ਤੇ ਢ੍ਰੇਤੇ ਯੁਗ ਵਿਚ ਅਵਤਾਰੀ ਪੁਰਖ ਆਏ— ਮਰਯਾਦਾ ਪੁਰਸ਼ੇਤਮ ਸ੍ਰੀ ਰਾਮ। ਉਸ ਅਵਤਾਰ ਨੂੰ ਅਗਰ ਮਰਯਾਦਾ ਪੁਰਸ਼ੇਤਮ ਆਖਿਆ ਹੈ ਤਾਂ ਬਿਲਕੁਲ ਠੀਕ ਹੈ। ਉਸ ਵਕਤ ਜੀਵਨ ਮਰਯਾਦਾ ਵਿਚ ਨਹੀਂ ਸੀ। ਰਾਜੇ ਦੀ ਕੀ ਮਰਯਾਦਾ ਹੈ, ਪਰਜਾ ਦੀ ਕੀ ਮਰਯਾਦਾ ਹੈ, ਗੁਰੂ ਦੀ ਕੀ ਮਰਯਾਦਾ ਹੈ, ਸ਼ਿਸ਼ ਦੀ ਕੀ ਮਰਯਾਦਾ ਹੈ, ਮਾਂ-ਬਾਪ ਦੀ ਕੀ ਮਰਯਾਦਾ ਹੈ ਔਰ ਅੱਲਾਦ ਦੀ ਕੀ ਮਰਯਾਦਾ ਹੈ, ਇਹ ਸਾਰੀ ਤਰਤੀਬ ਜਿਸ ਨੇ ਦਿੱਤੀ, ਇਹ ਦੇਸ਼ ਉਸ ਨੂੰ ਜਾਣਦਾ ਹੈ ਮਰਯਾਦਾ ਪੁਰਸ਼ੇਤਮ ਸ੍ਰੀ ਰਾਮ ਕਰਕੇ। ਢ੍ਰੇਤੇ ਯੁਗ ਦਾ ਅਵਤਾਰੀ ਪੁਰਸ਼, ਮਰਯਾਦਾ ਦੀ ਖਾਤਰ ਮਰ ਮਿਟਦਾ ਹੈ। ਜੀਵਨ ਭਾਵੇਂ ਚਸ਼ਾ ਜਾਏ, ਲੋਕਿਨ ਮਰਯਾਦਾ ਨਹੀਂ ਜਾਣੀ ਚਾਹੀਦੀ, ਮਰਯਾਦਾ ਕਾਇਮ ਰਹਿਣੀ ਚਾਹੀਦੀ ਹੈ। ਆਪਣੇ ਪ੍ਰਾਣੀ ਨੂੰ ਦੇ ਕੇ ਵੀ ਮਰਯਾਦਾ ਨੂੰ ਬਚਾਇਆ ਜਾਏ। ਤੇ ਇਹ ਇਕ ਯੁਗ ਸੀ, ਜਿਸ ਵਿਚ ਮਰਯਾਦਾ ਦੀ ਪਰੰਪਰਾ ਚਾਰੋਂ ਪਾਸੇ ਚਾਹੀਦੀ ਸੀ, ਔਰ ਇਹ ਬਚਪਨਾ ਸੀ, ਬਚਪਨ ਦਾ ਦੌਰ ਸੀ। ਮਨੁੱਖਤਾ ਦਾ ਬਚਪਨਾ ਸੀ। ਤੇ ਤਾਕਤ ਚਾਹੀਦੀ ਸੀ, ਜੋਰ ਚਾਹੀਦਾ ਸੀ, ਇਸ ਵਾਸਤੇ ਸੀਨਾ-ਜੋਰੀ, ਛੀਨਾ ਛਪਟੀ ਆਮ ਸੀ। ਤੇ ਮਰਯਾਦਾ ਦੇਣੀ ਪਈ। ਜੈਸੇ ਅਕਸਰ ਬੱਚੇ ਖੇਡਾ ਖਾਹੀ ਵਿਚ ਰਹਿੰਦੇ ਨੇ ਔਰ ਬੱਚਾ ਦੇਣਾ ਨਹੀਂ ਪਈ। ਜੈਸੇ ਅਕਸਰ ਬੱਚੇ ਖੇਡਾ ਖਾਹੀ ਵਿਚ ਰਹਿੰਦੇ ਨੇ ਔਰ ਬੱਚਾ ਦੇਣਾ ਨਹੀਂ ਪਈ। ਇਕ ਬੱਚੇ ਕੌਲ ਪੰਜ ਖਿਡਾਉਣੇ ਹੋਵਣ, ਦੂਸਰੇ ਕੌਲ ਇਕ ਹੋਵੇ, ਅਗਰ ਉਸ ਨੂੰ ਇਤਨਾ ਕਹਿ ਦੇਣੀਏ ਕਿ ਤੂੰ ਇਨ੍ਹਾਂ ਪੰਜਾ ਵਿੱਚੋਂ ਇਕ ਦੇ ਦੇਹ ਤਾਂ ਕਿ ਉਸ ਕੌਲ ਦੇ ਹੋ ਜਾਣ ਤੇ ਤੇਰੇ ਕੌਲ ਚਾਰ ਹੋ ਜਾਣਗੇ, ਉਹ ਪੰਜਾ ਵਿੱਚੋਂ ਆਪਣਾ ਇਕ ਨਹੀਂ ਦੇਵੇਗਾ, ਬਲਕਿ ਦੂਸਰੇ ਦਾ ਸੁਭਾਉ ਹੈ, ਇਹ ਬੱਚੇ ਦਾ ਸੁਭਾਉ ਹੈ, ਇਹ ਤੇਰੇ ਜੁਗ ਦਾ ਸੁਭਾਉ ਸੀ, ਖੇਡਾ ਖਾਹੀ। ਤੇ ਖੇਡਾ ਖਾਹੀ ਵਿਚ ਸਫਲਤਾ ਮਿਲ ਜਾਏ, ਜੋਰ ਤਾਂ ਚਾਹੀਦਾ ਸੀ। ਜਿੰਦਗੀ ਦਾ ਲਕਸ਼ ਜਦ ਜੋਰ ਹੋ ਜਾਏ, ਤਾਕਤ ਸਕੇ, ਜੋਰ ਤਾਂ ਚਾਹੀਦਾ ਸੀ। ਪ੍ਰਾਇਮਰੀ ਸਕੂਲ ਦੇ ਉਸਤਾਦ ਕਹੇ ਜਾ ਸਕਦੇ ਨੇ। ਔਰ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਪੜ੍ਹਾਉਣ ਦਾ ਇਕ ਚੰਗ, ਢੰਗ, ਖਾਸ ਕਰਕੇ ਨਰਸ਼ਗੀ ਦੇ ਬੱਚਿਆਂ ਨੂੰ ਪੜ੍ਹਾਉਣ ਦਾ ਇਕ ਚੰਗ, ਸਮਝਾਉਣ ਦਾ ਇਕ ਢੰਗ ਸ੍ਰੀ ਰਾਮ ਨੇ ਆਰੰਭ ਕੀਤਾ।

ਦੁਆਪਰ—ਜਵਾਨ ਹੋ ਗਿਆ ਮਨੁੱਖ, ਹੁਣ ਇਸ ਨੂੰ ਬੈਠਣ ਸੁਣਨ ਦੀ, ਬੈਲਣ ਸਿਖਾਉਣ ਦੀ ਲੋੜ ਨਹੀਂ, ਹੁਣ ਇਹ ਸੁਆਨ ਹੋ ਗਿਆ। ਅਗਰ ਜੁਆਨ ਬੱਚੇ ਨੂੰ ਕਹਿਣਾ ਪਏ ਕਿ ਤੂੰ ਇੱਝ ਚੱਲ, ਇੱਝ ਬੋਲ ਤਾਂ ਸ਼ਾਇਦ

ਉਹ ਅਜੇ ਜੁਆਨ ਨਹੀਂ ਹੋਇਆ, ਕਿਉਂਕਿ ਜੁਆਨ ਇਨ੍ਹਾਂ ਜ਼ਿੰਮੇਵਾਰੀਆਂ ਨੂੰ ਸਮਝਦਾ ਏ, ਬਾਲਗ ਹੋ ਗਿਆਂ। ਤੇ ਉਸ ਜ਼ਮਾਨੇ ਵਿਚ ਆਏ ਸ੍ਰੀ ਕ੍ਰਿਸ਼ਨ ਔਰ ਕ੍ਰਿਸ਼ਨ ਜੀ ਨੂੰ ਕਹਿੰਦੇ ਨੇ ਲੀਲਾ ਪੁਰਸ਼ੋਤਮ ਸ੍ਰੀ ਕ੍ਰਿਸ਼ਨ। ਜੀਵਨੀ ਵਾਕਈ ਇਕ ਲੀਲਾ ਹੈ, ਇਕ ਰਾਸ ਲੀਲਾ ਹੈ। ਜੀਵਨ ਦੇ ਵਿਚ ਸ਼ਕਤੀ ਬੜੀ ਹੈ, ਤਾਕਤ ਬੜੀ ਹੈ, ਉਛਾਲ ਬੜਾ ਹੈ, ਮੂਨ ਦੇ ਵਿਚ ਉਛਾਲ ਬੜਾ ਹੈ।

ਦੁਆਪੁਰਿ ਰਥੁ ਤਪੈ ਕਾ ਸੜੁ ਅਗੈ ਰਥਵਾਚੁ ॥

ਇਹ ਉਛਲਿਆ ਹੋਇਆ ਮੂਨ, ਇਹ ਉਛਲੀ ਹੋਈ ਸ਼ਕਤੀ ਅਨਰਥ ਨੂੰ ਜਨਮ ਨਾ ਦੇਵੇ, ਤੇ ਹੁਣ ਕੁਦਰਤੀ ਗੱਲ ਹੈ ਕਿ ਉੱਚਾ ਆਚਰਣ ਸਿਖਾਣਾ ਸੀ। ਜਦ ਜੀਵਨ ਦਾ ਲਕਸ਼ ਹੋਵੇ ਉੱਚਾ ਇਖਲਾਕ ਤੇ ਪ੍ਰਾਪਤੀ ਦਾ ਸਾਧਨ ਬਣ ਜਾਏ ਤਥ, ਤੇ ਦੁਆਪਰ—ਇਹ ਵਿਚਾਰਧਾਰਾ ਦੇਣ ਆਏ ਸ੍ਰੀ ਕ੍ਰਿਸ਼ਨ। ਮਰਯਾਦਾ ਜਬਰਨ ਠੋਸੀ ਨਹੀਂ ਜਾ ਸਕਦੀ, ਕ੍ਰਿਸ਼ਨ ਦਾ ਸੰਦੇਸ਼ ਹੈ। ਮਨੁੱਖ ਢੰਗ ਨਾਲ ਜੀਅ ਸਕੇ, ਮਰਯਾਦਾ ਸਹਾਇਕ ਹੋਵੇ, ਮਰਯਾਦਾ ਮਾਰੂ ਨਾ ਹੋਵੇ। ਔਰ ਜਿਥੇ ਜਿਥੇ ਮਰਯਾਦਾ ਮਾਰੂ ਹੋਣ ਲੱਗੇ, ਉਥੇ ਉਥੇ ਮਰਯਾਦਾ ਨੂੰ ਇਕ ਪਾਸੇ ਕਰ ਦਿੱਤਾ ਜਾਏ। ਮਨੁੱਖ ਨੂੰ ਮਾਰਨ ਦੀ ਲੋੜ ਨਹੀਂ। ਜੈਸੇ ਦੇਖਦੇ ਹਾਂ ਕਿ ਮਰਯਾਦਾ ਦੀ ਪਾਲਨਾ ਕਰਦਿਆਂ ਹੋਇਆਂ ਸ੍ਰੀ ਰਾਮ ਨੇ ਗਰਭਵਤੀ ਸੀਡਾ ਨੂੰ ਆਪਣੇ ਘਰੋਂ ਕੱਢ ਦਿੱਤਾ ਸੀ। ਮਰਯਾਦਾ ਦੀ ਪਾਲਣਾ ਕਰਦਿਆਂ ਹੋਇਆਂ ਸੌਭੂਕ ਨਾਮ ਦੇ ਸ਼ੀਉਰ ਦੇ ਕੰਨਾਂ ਵਿਚ ਸੀਸ਼ਾ ਪਿੱਘਲਾ ਕੇ ਪਾ ਦਿੱਤਾ, ਕਿਉਂਕਿ ਵੇਦ ਮੰਤ੍ਰ ਸੁਣਨਾ ਸੂਦਰ ਲਈ ਗੁਨਾਹ ਸੀ। ਮਰਯਾਦਾ ਬਣ ਚੁੱਕੀ ਸੀ ਬਹੁ-ਗਿਣਤੀ ਦੇ ਵਿਚ ਕਿ ਅਗਰ ਪਰਜਾ ਕੁਛ ਕਹੇਗੀ ਤੇ ਰਾਜੇ ਨੂੰ ਮੰਨਣਾ ਹੀ ਪਏਗਾ। ਤੇ ਸੀਡਾ ਨੂੰ ਘਰੋਂ ਕੱਢਣਾ ਪਿਆ, ਜਦ ਕਿ ਨਿਰਦੇਸ਼ ਹੈ, ਪਵਿੱਤਰ ਹੈ, ਸਤਿਵਾਦੀ ਹੈ। ਨਿਰਦੇਸ਼ ਨੂੰ ਵੀ ਮਰਯਾਦਾ ਸਜ਼ਾ ਦੇ ਦੇਵੇ, ਇਹ ਸ੍ਰੀ ਕ੍ਰਿਸ਼ਨ ਲਈ ਕਾਬਲੇ ਕਬੂਲ ਨਹੀਂ ਸੀ। ਜੀਵਨ ਨੂੰ ਲੀਲਾ ਦੀ ਤਰ੍ਹਾਂ ਬਣਾਓ, ਮਰਯਾਦਾ ਬੋਝ ਨਾ ਬਣੋ, ਸਿਰ ਦਾ ਭਾਰ ਨਾ ਬਣੋ ਕਿ ਇਹ ਸਿਰ ਨੂੰ ਹੀ ਦੱਸਾ ਕੇ ਰੱਖ ਦੇਵੇ। ਤੇ ਇਸ ਤਰ੍ਹਾਂ ਇਹ ਦੁਆਪਰ ਯੁਗ, ਇਕ ਜੀਵਨ ਯੁਗ, ਕਾਲਜ ਦੇ ਪ੍ਰਫੈਸਰ ਆਏ ਸ੍ਰੀ ਕ੍ਰਿਸ਼ਨ। ਕਿਸੇ ਵਿਸ਼ੇਸ਼ ਯੂਨੀਵਰਸਿਟੀ ਦੀ ਲੋੜ ਨਹੀਂ, ਔਰ ਵਰਦੀ ਦੀ ਲੋੜ ਨਹੀਂ, ਕਿਸੇ ਪ੍ਰਾਸ ਮਰਯਾਦਾ ਦੀ ਲੋੜ ਨਹੀਂ। ਜੀਵਨ ਇਕ ਲੀਲਾ ਹੈ, ਜੀਵਨ ਇਕ ਤਮਾਸਾ ਹੈ ਔਰ ਲੀਲਾ ਦੀ ਤਰ੍ਹਾਂ ਜੀਵੇ। ਪਰ ਲੀਲਾ ਕਿਸਟ ਨਾ ਕਰ ਦੇਵੇ, ਤੇ ਜੀਵਨ ਦਾ ਲਕਸ਼—ਉੱਚਾ ਇਖਲਾਕ ਬਣਾਓ, ਉੱਚਾ ਆਚਰਣ ਬਣਾਓ, ਪਰ ਜੀਵਨ ਨੂੰ ਲੈਣਾ ਫਿਰ ਵੀ ਰਾਸ ਲੀਲਾ ਦੀ ਤਰ੍ਹਾਂ ਹੈ।

ਹਾਂ, ਜਵਾਨ ਦੇ ਅੰਦਰ ਹੋ ਸਕਦੀ ਹੈ, ਬੁੱਢੇ ਦੇ ਅੰਦਰ ਕਈ ਗੁਣਾ ਜ਼ਿਆਦਾ ਹੋ ਸਕਦੀ ਹੈ। ਇਹ ਤਿਸ਼ਨਾਲੂ ਯੁਗ, ਇਹ ਝੂਠਾ ਯੁਗ ਐਂਤ ਇਹ ਬਹੁਤ ਸਿਆਣਾ ਯੁਗ ਇਸ ਨੂੰ ਗੁਰੂ ਨੇ ਆਖਿਆ—ਤੂੰ ਸਿੱਖ ਹੈਂ, ਤੂੰ ਅਜੇ ਸਿੱਖਣਾ ਹੈ, ਤੂੰ ਸਿੱਖ ਹੈਂ। ਤੂੰ ਕੁਛ ਵੀ ਨਹੀਂ ਜਾਣਦਾ। ਕਿਉਂਕਿ ਬੁੱਢੇ ਨੂੰ ਸਭ ਤੋਂ ਵੱਡਾ ਮਾਣ ਇਹ ਹੁੰਦਾ ਹੈ ਕਿ ਮੈਂ ਸਭ ਕੁਛ ਜਾਣਦਾ ਹਾਂ, ਜਵਾਨ ਨੂੰ ਕੀ ਪਤਾ ਹੈ, ਇਸ ਬੱਚੇ ਨੂੰ ਕੀ ਪਤਾ ਹੈ। ਵਾਕਈ ਇਕ ਬਿਰਧ ਦੇ ਸਾਹਮਣੇ ਇਕ ਬੁੱਢਾ ਵੀ ਅਨਜਾਣ ਹੈ। ਸੱਚ ਦੇ ਸਾਹਮਣੇ ਇਕ ਬੁੱਢਾ ਅਨਜਾਣ ਹੈ। ਲਿਹਾਜ਼ਾ ਅਹਿਸਾਸ ਕਰਾਇਆ ਕਿ ਤੂੰ ਸਿੱਖ ਹੈਂ, ਤੇਰੋਂ ਅੰਦਰ ਭਾਉ ਪੈਦਾ ਹੋਵੇ ਕਿ ਮੈਂ ਕੁਛ ਵੀ ਨਹੀਂ ਜਾਣਦਾ, ਮੈਨੂੰ ਕੁਛ ਵੀ ਨਹੀਂ ਪਤਾ। ਇਸ ਭਾਉ ਤੋਂ ਸ਼ਿਕਸ਼ਾ ਦਿਕਸ਼ਾ ਆਰੰਭ ਕੀਤੀ ਗੁਰੂ ਨਾਨਕ ਦੇਵ ਜੀ ਮਹਾਰਾਜ਼ ਨੇ। ਪਰ ਇਹ ਸ਼ਿਕਸ਼ਾ ਦਿਖਸ਼ਾ ਬੋਝ ਨਾ ਸਣੇ, ਤੋਂ ਰਾ ਕੇ ਸ਼ਿਕਸ਼ਾ ਦਿੱਤੀ। ਰਥਾਥ ਦੀ ਧੁਨ ਨਾਲ ਆਪਣੇ ਦਿਲ ਦੀਆਂ ਤਰਬਾਂ ਮਿਲਾਈਆਂ। ਰੱਬੀ ਸੰਗੀਤ ਨੂੰ ਜਨਮ ਦਿੱਤਾ। ਐਂਤ ਆਪ ਨੇ ਇਸ ਢੋਗ ਨਾਲ ਸਮਝਾਇਆ, ਆਲਮ ਕਹਿੰਦੇ ਨੇ ਕਿ ਗੁਰੂ ਨਾਨਕ ਨੇ ਕੋਈ ਜੋਗ ਸਾਧਨਾ ਨਹੀਂ ਕੀਤਾ, ਗੁਰੂ ਨਾਨਕ ਨੇ ਜਲਧਾਰਾ ਨਹੀਂ ਕੀਤਾ, ਗੁਰੂ ਨਾਨਕ ਨੇ ਪ੍ਰਾਣਾਯਾਮ ਨਹੀਂ ਕੀਤਾ, ਗੁਰੂ ਨਾਨਕ ਨੇ ਪੂਣੇ ਨਹੀਂ ਤਪਾਏ, ਗੁਰੂ ਨਾਨਕ ਨੇ ਵਰਤ ਨਹੀਂ ਰੱਖੇ। ਗੁਰੂ ਨਾਨਕ ਦਾ ਤੀਰਬਾਂ 'ਤੇ ਚਟਨ ਵਿਚ ਵਿਸ਼ਵਾਸ ਨਹੀਂ। ਗੁਰੂ ਨਾਨਕ ਨੇ ਕੇਵਲ ਪ੍ਰਭੂ ਦੇ ਗੀਤ ਗਾਏ। ਗਾਉਣ ਦੇ ਵਿਚ ਵਿਸ਼ਵਾਸ ਹੈ ਐਂਤ ਇਤਨੀ ਇਕਾਗਰਤਾ ਨਾਲ ਗਾਇਆ, ਇਤਨੇ ਰਸ ਵਿਭੇਤ ਹੋ ਕੇ ਗਾਇਆ, ਇਤਨੇ ਪ੍ਰਾਣੀਂ ਨਾਲ ਗਾਇਆ ਕਿ ਗਾਉਣਾ ਹੀ ਜਪੁ ਬਣ ਗਿਆ, ਗਾਉਣਾ ਹੀ ਤਪੁ ਬਣ ਗਿਆ, ਗਾਉਣਾ ਹੀ ਯੋਗ ਬਣ ਗਿਆ, ਗਾਉਣਾ ਹੀ ਪ੍ਰਭੂ ਦਾ ਰੂਪ ਬਣ ਗਿਆ :

ਜੋਗੁ ਬਨਿਆ ਤੇਰਾ ਕੌਰਤਨ ਗਾਈ॥

(ਪੰਨਾ 385)

ਕੀਰਤਨ ਗੁਰੂ ਘਰ ਵਿਚ ਪ੍ਰਭੂ-ਪ੍ਰਾਪਤੀ ਦਾ ਵਸੀਲਾ ਬਣ ਗਿਆ। ਕਿਧਰੇ ਬੋਝ ਨਾ ਬਣੇ ਪ੍ਰਭੂ ਦਾ ਦਰ, ਗਾਉਂਦਿਆਂ ਹੋਇਆਂ ਪ੍ਰਾਪਤ ਕਰੇ। ਅਗਰ ਪਰਮਾਤਮਾ ਆਨੰਦ ਹੈ ਤੇ ਉਸ ਦੇ ਦਰ ਤਕ ਪ੍ਰਹੁੰਚਣ ਦਾ ਵਸੀਲਾ ਵੀ ਰਸ ਹੋਵੇ, ਆਨੰਦ ਹੋਵੇ, ਖੇਡਾ ਹੋਵੇ, ਝੁਸੀ ਹੋਵੇ। ਤੋਂ ਇਸ ਤਰ੍ਹਾਂ ਰਬਾਬ ਦੀ ਧੁਨ 'ਤੇ ਵਕਤ ਦਾ ਰਾਗ, ਵਕਤ ਦੀ ਰਾਗਿਨੀ ਗਾ ਗਾ ਕੇ ਆਪ ਜਗਤ ਦੇ ਜੀਵਾਂ ਨੂੰ ਸ਼ਿਕਸ਼ਾ ਦਿੰਦੇ ਰਹੇ, ਦਿਕਸ਼ਾ ਦਿੰਦੇ ਰਹੇ ਐਂਤ ਆਪ ਨੇ ਮਨੁੱਖੀ ਦੁਨੀਆ ਵਿੱਚੋਂ ਜਾਤ-ਪਾਤ ਨੂੰ ਇਕ ਪਾਸੇ ਕਰ ਦਿੱਤਾ, ਵਰਣ ਵੰਡ ਨੂੰ ਵੀ

ਇਕ ਪਾਸੇ ਕਰ ਦਿੱਤਾ। ਮਨੁੱਖ ਕੇਵਲ ਮਨੁੱਖ ਹੈ। ਜਨਮ ਤੋਂ ਕੋਈ ਧਾਰਮਿਕ ਨਹੀਂ, ਕੇਵਲ ਜੀਵਨ (ਕਰਮ) ਤੋਂ ਧਾਰਮਿਕ ਹੋਵੇਗਾ। ਜਨਮ ਤੋਂ ਕੋਈ ਬ੍ਰਾਹਮਣ ਨਹੀਂ, ਹਾਂ, ਜੀਵਨ (ਕਰਮ) ਤੋਂ ਬ੍ਰਾਹਮਣ ਹੋ ਸਕਦਾ ਹੈ। ਜਨਮ ਤੋਂ ਕਿਸੇ ਨੂੰ ਸੂਦਰ ਨਾ ਆਖੋ, ਕੋਈ ਸੂਦਰ ਨਹੀਂ, ਪਰ ਜੀਵਨ (ਕਰਮ) ਤੋਂ ਸੂਦਰ ਹੋ ਸਕਦਾ ਹੈ ਅੰਤ ਇਸ ਤਰੀਕੇ ਦੀ ਸ਼ਿਕਸ਼ਾ ਦਿਕਸ਼ਾ ਮਨੁੱਖ ਦੀ ਝੇਲੀ ਵਿਚ ਪਾਈ। ਜਾਤ-ਪਾਤ ਦੇ ਸਾਰੇ ਵਿਤਕਰੇ ਹਟਾ ਦਿੱਤੇ ਅੰਤ ਆਖਿਆ ਕਿ ਜੋਤਿ ਨਾਲ ਚੁੜੇ, ਜਾਤ ਨਾਲ ਨਹੀਂ। ਇਕ ਪਾਸੇ ਰੱਖੋ ਜਾਤ ਨੂੰ, ਜੋਤਿ ਨਾਲ ਚੁੜੇ। ਸਰੀਰ ਸਾਰਿਆਂ ਦੇ ਅਲੱਗਾ ਅਲੱਗਾ ਨਾ ਹੈ। ਅਸੀਂ ਦੇਖਦੇ ਹਾਂ ਕਿ ਇਕ ਸਰੀਰ ਦਾ ਮਾਸ ਦੂਜੇ ਸਰੀਰ ਵਿਚ ਛਿਟ ਕਰਨਾ ਬੜਾ ਔਖਾ ਹੈ, ਕਿਉਂਕਿ ਹਰ ਸਰੀਰ ਅਲੱਗ ਅਲੱਗ ਹੈ, ਮਨ ਵੀ ਅਲੱਗ ਅਲੱਗ ਹੈ। ਕਿਧਰੇ ਕਦੇ ਕੋਈ ਦੇ ਮਨ ਇਕ ਹੋ ਜਾਂਦੇ ਨਾਂ, ਦੇ ਮਨੁੱਖਾਂ ਦੀ ਵਿਚਾਰਧਾਰਾ ਕਿਧਰੇ ਇਕ ਹੋ ਜਾਂਦੀ ਹੈ, ਪਰ ਸਾਰੇ ਸੰਸਾਰ ਦੀ ਵਿਚਾਰਧਾਰਾ ਇਕ ਨਹੀਂ ਹੋ ਸਕਦੀ। ਹਰ ਇਕ ਦਾ ਤਨ ਅਲੱਗ ਅਲੱਗ ਹੈ, ਹਰ ਇਕ ਦਾ ਮਨ ਅਲੱਗ ਅਲੱਗ ਹੈ। ਪਰ ਆਤਮਾ ਤਾਂ ਇੱਕੋ ਹੀ ਹੈ। ਧੰਨ ਗੁਰੂ ਨਾਨਕ ਦੇਵ ਜੀ ਕਹਿੰਦੇ ਨੇ ਕਿ ਹਰ ਇਕ ਦੇ ਅੰਦਰ ਆਤਮਾ ਦੇਖੋ, ਉਹ ਇਕ ਹੈ। ਆਪ ਜੀ ਦਾ ਸੰਦੇਸ਼ ਤੋਂ ਉਪਦੇਸ਼ ਇਕ ਹੈ। ਸਾਰੇ ਹੀ ਇਕ ਹੈ, ਸਾਰੇ ਹੀ ਇਕ ਨੇ, ਸਾਰਿਆਂ ਦਾ ਮਾਲਕ ਇਕ ਹੈ। ਤੇ ਜਾਤ ਅਲੱਗ ਅਲੱਗ ਨਹੀਂ ਹੋ ਸਕਦੀ, ਮਜ਼ਹਬ ਅਲੱਗ ਅਲੱਗ ਨਹੀਂ ਹੋ ਸਕਦੇ। ਸਾਰਿਆਂ ਦਾ ਵਰਣ ਧਰਮ ਕੇਥ ਇੱਕੋ ਹੈ ਅੰਤ ਉਹ ਪਰਮਾਤਮਾ ਦਾ ਸਰੂਪ ਹੈ। ਪਰਮਾਤਮਾ ਦਾ ਸਰੂਪ ਜੈਸਾ ਸਾਨੂੰ ਮਿਲਿਆ ਹੈ, ਉਸੇ ਰੂਪ ਵਿਚ ਆਪਣੇ ਆਪ ਨੂੰ ਰੱਖੋ ਅੰਤ ਆਪਣੇ ਅੰਦਰ ਭਾਵ ਰੱਖੋ ਕਿ ਸਿੱਖਣਾ ਹੈ, ਮੈਂ ਅਜੇ ਵੀ ਸਿੱਖਣਾ ਹੈ, ਮਰਦੇ ਦਮ ਤਕ ਸਿੱਖਣਾ ਹੈ। ਅਗਰ ਐਸਾ ਭਾਉ ਅੰਦਰ ਬਣਿਆ ਰਹੇ ਤੋਂ ਮਰਦੇ ਦਮ ਤਕ ਉਸਦੀ ਪਾਤਰਤਾ ਬਣੀ ਰਹਿੰਦੀ ਹੈ ਅੰਤ ਪਰਮਾਤਮਾ ਦੀਆਂ ਬਖ਼ਸ਼ਿਸ਼ਾਂ ਉਸ ਨੂੰ ਮਰਦੇ ਦਮ ਤਕ ਪ੍ਰਾਪਤ ਹੁੰਦੀਆਂ ਰਹਿੰਦੀਆਂ ਨੇ।

*